

ਰਾਗੁ ਰਾਉੜੀ

ਬੇਗਮਪੁਰਾ ਸਹਰ ਕੋ ਨਾਉਂ॥ ਦੂਖੁ ਅੰਦੋਹੁ ਨਹੀਂ ਤਿਹਿ ਠਾਉਂ॥ ਨਾਂ
ਤਸਵੀਸ ਖਿਰਾਜੁ ਨ ਮਾਲੁ॥ ਖਉਣੁ ਖਤਾਨ ਤਰਸੁ ਜਵਾਲੁ॥੧॥ ਅਬ ਮੋਹਿ ਖੁਬ
ਵਤਨ ਗਹ ਪਾਈ॥ ਉਹਾਂ ਖੈਰਿ ਸਦਾ ਮੇਰੇ ਭਾਈ॥੧॥ ਰਹਾਉਂ॥ ਕਾਇਮੁ ਦਾਇਮੁ
ਸਦਾ ਪਾਤਿਸਾਹੀ॥ ਦੋਮ ਨ ਸੇਮ ਏਕ ਸੋ ਆਹੀ॥ ਆਬਾਦਾਨੁ ਸਦਾ ਮਸਹੂਰੁ॥ ਉਹਾਂ
ਗਨੀ ਬਸਹਿ ਮਾਮੂਰ॥੨॥ ਤਿਉ ਤਿਉ ਸੈਲੇ ਕਰਹਿ ਜਿਉ ਭਾਵੈ॥ ਮਹਰਮ ਮਹਲ ਨ
ਕੋ ਅਟਕਾਵੈ॥ ਕਹਿ ਰਵਿਦਾਸ ਖਲਾਸ ਚਮਾਰਾ॥ ਜੋ ਹਮ ਸਹਰੀ ਸੁ ਮੀਤੁ
ਹਮਾਰਾ॥੩॥੨॥

(ਅੰਮ੍ਰਿਤਬਾਣੀਪੰਨਾ 2)

ਸਤਿਗੁਰੂ ਰਵਿਦਾਸ ਜੀ ਮਹਾਰਾਜ ਮਾਨਵਤਾ ਨੂੰ ਉਪਦੇਸ਼ ਦਿੰਦੇ ਹਨ
ਕਿ ਇਹ ਜੀਵ ਪਰਮਾਤਮਾ ਦਾ ਸਿਮਰਨ ਕਰਕੇ ਸਭ ਤਰ੍ਹਾਂ ਦੇ ਬੰਧਨਾਂ ਤੋਂ ਮੁਕਤ ਹੋ
ਕੇ ਪਰਮਾਤਮਾ ਦੇ ਨਿਜ ਘਰ 'ਬੇਗਮਪੁਰਾ ਸ਼ਹਿਰ' ਦਾ ਵਸਨੀਕ ਬਣ ਜਾਂਦਾ ਹੈ।
ਇਸੇ ਤਰ੍ਹਾਂ ਸਮੁੱਚੀ ਮਾਨਵਤਾ ਲਈ ਏਕਤਾ, ਸਮਾਨਤਾ, ਭਾਈਚਾਰਾ ਸਥਾਪਿਤ
ਕਰਨ ਲਈ ਵਿਸ਼ਵ ਵਿਚ ਬੇਗਮਪੁਰਾ ਵਤਨ ਦੀ ਸਥਾਪਨਾ 'ਤੇ ਜ਼ੋਰ ਦਿੱਤਾ ਹੈ,
ਜਿਥੋਂ ਹਰ ਜੀਵ ਰੰਗ-ਭੇਦ, ਉਚ-ਨੀਚ, ਪ੍ਰਾਣੀਨਤਾ, ਗੁਲਾਮੀ ਪ੍ਰਥਾ ਅਤੇ ਸਭ
ਤਰ੍ਹਾਂ ਦੇ ਸੰਸਾਰੀ ਬੰਧਨਾਂ ਤੋਂ ਮੁਕਤ ਹੋ ਕੇ ਸਾਂਝੀਵਾਲਤਾ ਦਾ ਆਨੰਦ ਮਾਣ ਸਕਦਾ
ਹੈ। ਬੇਗਮਪੁਰਾ ਵਤਨ ਵਿਚ ਹਰ ਜੀਵ ਨੂੰ ਸਮਾਜਿਕ ਬਰਾਬਰਤਾ, ਰਾਜਨੀਤਿਕ,
ਸਭਿਆਚਾਰਕ, ਅਧਿਆਤਮਿਕ ਅਤੇ ਮਾਨਵੀ ਅਧਿਕਾਰ ਪ੍ਰਾਪਤ ਹੋਣ।
ਸਤਿਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ
ਲੋਕਤੰਤਰਿਕ ਸਮਾਜਵਾਦ ਦੀ ਨੀਂਹ ਰੱਖੀ। ਇਸ ਪ੍ਰਕਾਰ ਦੀ ਵਿਵਸਥਾ ਸੰਸਾਰ
ਵਿਚ ਹੋਣ ਨਾਲ ਸਭ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ। ਸੰਯੁਕਤ ਰਾਸ਼ਟਰ
ਸੰਘ ਦੀ ਟੋਰਾਂਟੋ ਵਿਚ ਹੋਈ ਮੀਟਿੰਗ ਵਿਚ ਨਿਰਣਾ ਐਲਾਨਿਆ ਗਿਆ ਕਿ
ਵਿਸ਼ਵ ਸਰਕਾਰ ਦੇ ਸੰਵਿਧਾਨ ਦਾ ਆਧਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਹੋਵੇਗਾ ਅਤੇ
ਉਸਦੀ ਪ੍ਰਸਤਾਵਨਾ (PREAMBLE) ਸਤਿਗੁਰੂ ਰਵਿਦਾਸ ਜੀ ਦੇ ਸ਼ਬਦ
'ਬੇਗਮਪੁਰਾ' ਤੇ ਅਧਾਰਿਤ ਹੋਵੇਗੀ। ਇਸੇ ਤਰ੍ਹਾਂ ਮਾਨਵਤਾ ਦੇ ਮਸੀਹਾ ਢਾਕਟਰ
ਭੀਮ ਰਾਓ ਅੰਬੇਡਕਰ ਜੀ ਨੇ ਭਾਰਤ ਦੇ ਸੰਵਿਧਾਨ ਦੀ ਬੁਨਿਆਦ, ਪ੍ਰਸਤਾਵਨਾ
ਅਤੇ ਸੰਵਿਧਾਨ ਦੀ ਰੂਪ ਰੇਖਾ ਦੀ ਸਿਰਜਨਾ ਵੀ ਸਤਿਗੁਰੂ ਰਵਿਦਾਸ ਮਹਾਰਾਜ

ਜੀ ਦੇ 'ਬੇਗਮਪੁਰਾ' ਸ਼ਬਦ ਦੇ ਅਧਾਰ ਤੇ ਕੀਤੀ ਹੈ।

ਬੇਗਮਪੁਰਾ ਸਹਰ ਕੋ ਨਾਉਂ॥

ਦੂਖੁ ਅੰਦੋਹੁ ਨਹੀਂ ਤਿਹਿ ਠਾਉਂ॥

ਸਤਿਗੁਰੂ ਰਵਿਦਾਸ ਜੀ ਮਹਾਰਾਜ ਫੁਰਮਾਉਂਦੇ ਹਨ ਕਿ ਜਿਸ ਸ਼ਹਿਰ
ਵਿਚ ਮੈਂ ਰਹਿੰਦਾ ਹਾਂ, ਉਸ ਸ਼ਹਿਰ ਦਾ ਨਾਂ ਬੇਗਮਪੁਰਾ ਸ਼ਹਿਰ ਹੈ ਜੋ ਸਭ ਤਰ੍ਹਾਂ ਦੇ
ਗਾਮ ਤੋਂ ਰਹਿਤ ਹੈ। ਉਸ ਸ਼ਹਿਰ ਵਿਚ ਦੁੱਖ ਅਤੇ ਚਿੰਤਾ ਲਈ ਕੋਈ ਥਾਂ ਨਹੀਂ ਹੈ।

ਦੂਸਰਾ ਅਰਥ—ਇਸ ਸੰਸਾਰ ਵਿਚ ਬੇਗਮਪੁਰਾ ਵਤਨ ਵਰਗੀ
ਵਿਵਸਥਾ ਹੋਣੀ ਚਾਹੀਦੀ ਹੈ, ਜਿਸ ਵਿਚ ਸਭ ਜੀਵਾਂ ਨੂੰ ਸਮਾਨ ਨਾਗਰਿਕਤਾ
ਪ੍ਰਾਪਤ ਹੋਵੇ ਅਤੇ ਜਿੱਥੇ ਸੁਤੰਤਰਤਾ, ਸਮਾਨਤਾ, ਨਿਆਂ ਅਤੇ ਭਾਈਚਾਰਾ ਹੋਵੇ।
ਜਿਸ ਵਿਚ ਸਭ ਜੀਵਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਹੋਣ ਅਤੇ ਸਭ
ਜੀਵਾਂ ਦੇ ਅਧਿਕਾਰ ਬਰਾਬਰ ਹੋਣ। ਸਾਰੇ ਜੀਵ ਬੇਗਮਪੁਰਾ ਵਤਨ ਵਿਚ ਸਭ
ਪ੍ਰਕਾਰ ਦੇ ਗਮਾਂ ਤੋਂ ਮੁਕਤ ਹੋਣ। ਕਿਸੇ ਵੀ ਜੀਵ ਨੂੰ ਜਾਤਪਾਤ ਦਾ, ਉਚ-ਨੀਚ
ਦਾ, ਛੂਆ-ਛਾਤ ਦਾ, ਗਰੀਬ-ਅਮੀਰ ਦਾ, ਗੋਰੇ-ਕਾਲੇ, ਰੰਗ-ਭੇਦ ਦਾ ਕੋਈ
ਦੁੱਖ ਨਾ ਹੋਵੇ।

ਨਾਂ ਤਸਵੀਸ ਖਿਰਾਜੁ ਨ ਮਾਲੁ॥

ਖਉਣੁ ਖਤਾਨ ਤਰਸੁ ਜਵਾਲੁ॥੧॥

ਬੇਗਮਪੁਰਾ ਸ਼ਹਿਰ ਵਿਚ ਨਾ ਕੋਈ ਚਿੰਤਾ ਹੈ ਨਾ ਕੋਈ ਘਬਰਾਹਟ ਹੈ।
ਨਾ ਪਰਮਾਤਮਾ ਦੇ ਨਾਂ ਦਾ ਵਪਾਰ ਕਰਨ ਬਦਲੇ ਕੋਈ ਟੈਕਸ ਦੇਣਾ ਪੈਂਦਾ ਹੈ। ਉਸ
ਬੇਗਮਪੁਰਾ ਦੇ ਵਸਨੀਕ ਡਰ, ਵੈਰ, ਗੁਨਾਹ, ਇੱਛਾ, ਦਾਇਆ ਅਤੇ
ਘਾਟੇ ਤੋਂ ਰਹਿਤ ਹਨ ਅਤੇ ਪਰਮਾਤਮਾ ਵਿਚ ਅਭੇਦ ਹਨ।

ਦੂਸਰਾ ਅਰਥ—ਬੇਗਮਪੁਰਾ ਵਤਨ ਵਿਚ ਹਰ ਜੀਵ ਚਿੰਤਾ, ਘਬਰਾਹਟ
ਤੋਂ ਮੁਕਤ ਹੁੰਦਾ ਹੈ, ਕਿਸੇ ਨੂੰ ਵੀ ਵਪਾਰ ਕਰਨ ਬਦਲੇ ਜਬਰੀ ਟੈਕਸ ਨਹੀਂ ਦੇਣਾ
ਪੈਂਦਾ। ਜੀਵ ਜ਼਼ਲਮਾਂ ਦੇ ਡਰ, ਖੌਫ, ਗੁਨਾਹ, ਵੈਰ, ਘਾਟੇ ਤੋਂ ਰਹਿਤ ਹੋ ਕੇ ਮਾਨਵੀ
ਅਧਿਕਾਰਾਂ ਤੇ ਕਰਤਵਾਂ ਦਾ ਅਨੰਦ ਮਾਣਦਾ ਹੈ।

ਅਬ ਮੋਹਿ ਖੁਬ ਵਤਨ ਗਹ ਪਾਈ॥

ਉਹਾਂ ਖੈਰਿ ਸਦਾ ਮੇਰੇ ਭਾਈ॥੧॥ ਰਹਾਉਂ॥

ਹੋ ਭਾਈ ਮੈਂ ਪਰਮਾਤਮਾ ਦੇ ਬੇਗਮਪੁਰਾ ਸ਼ਹਿਰ ਵਿਚ ਉੱਤਮ ਤੇ ਅਟੱਲ
ਸਥਾਨ ਪ੍ਰਾਪਤ ਕਰ ਲਿਆ ਹੈ। ਇਸ ਸ਼ਹਿਰ ਵਿਚ ਸਦੀਵੀ ਸੁਖ ਪ੍ਰਾਪਤ ਹਨ।

ਦੂਸਰਾ ਅਰਥ—ਵਿਸ਼ਵ ਮਾਨਵਵਾਦੀ ਵਤਨ ਵਿਚ ਹਰ ਇਕ ਜੀਵ ਨੂੰ ਉਹ
ਹੀ ਸਥਾਨ ਪ੍ਰਾਪਤ ਹੋਣਾ ਚਾਹੀਦਾ ਹੈ, ਜਿਥੋਂ ਉਸਨੂੰ ਜੀਵਨ ਭਰ ਸੁਖ ਪ੍ਰਾਪਤ ਹੋਵੇ।

ਕਾਇਮੁ ਦਾਇਮੁ ਸਦਾ ਪਾਤਿਸਾਹੀ ॥

ਦੌਮਨ ਸੇਮ ਏਕ ਸੋ ਆਹੀ ॥

ਉਸ ਸ਼ਹਿਰ ਵਿਚ ਪਰਮਾਤਮਾ ਦੀ ਪਾਤਸ਼ਾਹੀ ਹਮੇਸ਼ਾ ਸਥਿਰ ਰਹਿਣ
ਵਾਲੀ ਹੈ। ਉਥੇ ਪਰਮਾਤਮਾ ਤੋਂ ਇਲਾਵਾ ਕੋਈ ਦੂਜਾ ਜਾਂ ਤੀਜਾ ਨਹੀਂ ਹੈ। ਉਥੇ
ਕੇਵਲ ਅਕਾਲ ਪੁਰਖ ਬਾਦਸ਼ਾਹ ਦੀ ਬਾਦਸ਼ਾਹੀ ਹਮੇਸ਼ਾ ਅਟੱਲ ਰਹਿਣ ਵਾਲੀ ਹੈ।

ਦੂਸਰਾ ਅਰਥ—ਇਸ ਬੇਗਮਪੁਰਾ ਵਤਨ ਵਿਚ ਐਸੀ ਵਿਵਸਥਾ ਹੋਣੀ
ਚਾਹੀਦੀ ਹੈ, ਜੋ ਹਮੇਸ਼ਾਂ ਸਥਿਰ ਰਹਿਣ ਵਾਲੀ ਹੋਵੇ। ਇਥੇ ਹਰ ਜੀਵ ਨੂੰ
ਸਮਾਨਤਾ, ਸੁਤੰਤਰਤਾ, ਨਿਆਂ ਅਤੇ ਨਾਗਰਿਕਤਾ ਪ੍ਰਾਪਤ ਹੋਵੇ। ਕੋਈ ਦੂਸਰੇ
ਤੀਸਰੇ ਦਰਜੇ ਦਾ ਨਾਗਰਿਕ ਨਾ ਹੋਵੇ।

ਆਬਾਦਾਨੁ ਸਦਾ ਮਸਹੂਰ ॥

ਊਹਾਂ ਗਨੀ ਬਸਹਿ ਮਾਮੂਰ ॥ ੨ ॥

ਉਸ ਪਰਮਾਤਮਾ ਦਾ ਬੇਗਮਪੁਰਾ ਸ਼ਹਿਰ ਰੂਹਾਨੀ ਆਬਾਦੀ ਵਾਲੀਆਂ
ਰੂਹਾਂ ਨਾਲ ਹਮੇਸ਼ਾ ਆਬਾਦ ਹੈ ਅਤੇ ਪ੍ਰਸਿੱਧ ਹੈ। ਉਥੇ ਪਰਮਾਤਮਾ ਦਾ ਨਾਮ ਜਪਣ
ਵਾਲੀਆਂ ਅਮੀਰ, ਸਬਰ-ਸੰਤੋਖ ਅਤੇ ਇੱਛਾਵਾਂ ਤੋਂ ਮੁਕਤ ਰੂਹਾਂ ਵਸਦੀਆਂ ਹਨ।

ਦੂਸਰਾ ਅਰਥ—ਬੇਗਮਪੁਰਾ ਵਤਨ ਸੂਝ-ਬੂਝ ਵਾਲੇ ਇਨਸਾਨਾਂ ਨਾਲ
ਹਮੇਸ਼ਾ ਵਾਸਤੇ ਪ੍ਰਸਿੱਧ ਹੋਵੇ। ਉਥੇ ਜੀਵਨ ਦੀਆਂ ਮੁੱਢਲੀਆਂ ਜ਼ਰੂਰਤਾਂ ਪ੍ਰਾਪਤ
ਮਨੁੱਖ ਆਪਣਾ ਜੀਵਨ ਆਨੰਦਮਈ ਗੁਜ਼ਾਰ ਰਹੇ ਹੋਣ।

ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥

ਮਹਰਮ ਮਹਲ ਨ ਕੋ ਅਟਕਾਵੈ ॥

ਬੇਗਮਪੁਰਾ ਸ਼ਹਿਰ ਦੀਆਂ ਵਸਨੀਕ ਰੂਹਾਂ ਉਸ ਸ਼ਹਿਰ ਵਿਚ ਆਪਣੀ
ਇੱਛਾ ਅਨੁਸਾਰ ਸੈਰ ਕਰਦੀਆਂ ਹਨ। ਉਸ ਬੇਗਮਪੁਰਾ ਦੇ ਮਹਿਲਾਂ ਤੋਂ ਜਾਣੂ ਰੂਹਾਂ
ਨੂੰ ਘੁੰਮਣ-ਫਿਰਨ ਵਿਚ ਕੋਈ ਰੁਕਾਵਟ ਨਹੀਂ ਹੈ।

ਦੂਸਰਾ ਅਰਥ—ਬੇਗਮਪੁਰਾ ਵਤਨ ਵਿਚ ਮਾਨਵੀ ਅਧਿਕਾਰ ਪ੍ਰਾਪਤ

ਨਾਗਰਿਕਾਂ ਨੂੰ ਘੁੰਮਣ-ਫਿਰਨ ਦੀ ਕੋਈ ਰੁਕਾਵਟ ਨਹੀਂ ਹੈ। ਉਹ ਜਿਵੇਂ ਚਾਹੁਣ
ਬੇਗਮਪੁਰਾ ਵਿਚ ਕਿਸੇ ਸਥਾਨ 'ਤੇ ਘੁੰਮ ਫਿਰ ਸਕਦੇ ਹਨ।

ਕਹਿ ਰਵਿਦਾਸ ਖਲਾਸ ਚਮਾਰਾ ॥

ਜੋ ਹਮ ਸਹਰੀ ਸੁ ਮੀਡੁ ਹਮਾਰਾ ॥੩ ॥੨ ॥

ਸਤਿਗੁਰੂ ਰਵਿਦਾਸ ਜੀ ਮਹਾਰਾਜ ਫਰਮਾਨ ਕਰਦੇ ਹਨ ਕਿ ਮੈਂ
ਪਰਮਾਤਮਾ ਦਾ ਨਾਮ ਜਪ ਕੇ ਸਭ ਤਰ੍ਹਾਂ ਦੇ ਬੰਧਨਾਂ ਤੋਂ ਮੁਕਤ ਹੋ ਗਿਆ ਹਾਂ।
ਜਿਹੜਾ ਵੀ ਜੀਵ ਇਹਨਾਂ ਬੰਧਨਾਂ ਤੋਂ ਮੁਕਤ ਹੈ, ਉਹ ਖਾਲਸ ਹੈ। ਉਹੀ ਮੇਰਾ
ਮਿੱਤਰ ਹੈ ਅਤੇ ਮੇਰਾ ਹਮ ਸ਼ਹਿਰੀ ਹੈ।

ਦੂਸਰਾ ਅਰਥ—ਸਤਿਗੁਰੂ ਰਵਿਦਾਸ ਜੀ ਮਹਾਰਾਜ ਫਰਮਾਉਂਦੇ ਹਨ
ਕਿ ਬੇਗਮਪੁਰਾ ਵਤਨ ਵਿਚ ਹਰ ਮਨੁੱਖ ਜਾਤਪਾਤ, ਛੂਆ-ਛਾਤ, ਗੁਲਾਮੀ
ਪ੍ਰਥਾ, ਦਾਸ-ਪ੍ਰਥਾ, ਪਰਾਪਾਨਤਾ ਤੋਂ ਮੁਕਤ ਹੋ ਕੇ ਵਿਸ਼ਵ ਵਤਨ ਦੇ ਰਾਜ ਦਾ
ਨਾਗਰਿਕ ਹੋਵੇ ਤੇ ਸਭ ਨਾਗਰਿਕ ਮਿੱਤਰਤਾ ਪੂਰਵਕ ਰਹਿਣ।

ਇਸ ਪਾਵਨ ਸ਼ਬਦ ਵਿਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੇ
ਵਿਸ਼ਵ ਲਈ ਐਸੀ ਵਿਸ਼ਵ ਵਿਆਪੀ ਵਿਵਸਥਾ ਦੀ ਨੀਂਹ ਰੱਖੀ ਜਿਸ ਵਿਚ
ਅਟੱਲ ਸੁਖ ਹੋਵੇ।

ਐਸੀ ਭਗਤਿ ਨ ਹੋਇ ਰੇ ਭਾਈ। ਰਾਮ ਨਾਮ ਬਿਨ ਜੋ ਕਛ ਕਰੀਏ ਸੋ ਸਬ
ਭਰਮ ਕਹਾਈ ॥ ਟੇਕ ॥ ਭਗਤਿ ਨ ਰਸ ਦਾਨ ਭਗਤਿ ਨ ਕਬੈ ਗਿਆਨ। ਭਗਤਿ ਨ
ਬਨ ਮੈਂ ਗੁਫਾ ਖੁਦਾਈ ॥੧ ॥ ਭਗਤਿ ਨ ਐਸੀ ਹਾਂਸੀ ਭਗਤਿ ਨ ਆਸਾ ਪਾਸੀ।
ਭਗਤਿ ਨ ਕੁਲ ਕਾਨ ਗਵਾਈ ॥੨ ॥ ਭਗਤਿ ਨਾ ਇੰਦ੍ਰੀ ਬਾਂਧੈ ਭਗਤਿ ਨ ਜੋਗ ਸਾਧੈ।
ਭਗਤਿ ਨ ਅਹਾਰ ਘਟਾਈ ਯੇ ਸਬ ਕਰਮ ਕਹਾਈ ॥੩ ॥ ਭਗਤਿ ਨ ਨਿਦਾ ਸਾਧੈ
ਭਗਤਿ ਨ ਬੈਰਾਗ ਬਾਂਧੈ। ਭਗਤਿ ਨ ਯੇ ਸਬ ਬੇਦ ਬੜਾਈ ॥੪ ॥ ਭਗਤਿ ਨ ਮੂਡ
ਮੂਡਾਏ ਭਗਤਿ ਨ ਮਾਲਾ ਦਿਖਾਏ। ਭਗਤਿ ਨ ਚਰਨ ਪੁਆਏ ਯੇ ਸਭ ਗੁਨੀ ਜਨ
ਗਾਈ ॥੫ ॥ ਭਗਤਿ ਨ ਤੋਂ ਲੋ ਜਾਨੀ ਜੋ ਲੋ ਆਪ ਕੋ ਆਪ ਬਖਾਨੀ। ਜੋਈ ਜੋਈ ਕਰੈ
ਯੋ ਸੋ ਕਰਮ ਬੜਾਈ ॥੬ ॥ ਆਪਾ ਗਯੋ ਤਬ ਭਗਤਿ ਪਾਈ ਐਸੀ ਹੈ ਭਗਤਿ ਭਾਈ।
ਰਾਮ ਮਿਲਿਯੋ ਅਪਨੇ ਗੁਨ ਬੋਇਓ ਰਿਧਿ ਸਿਧਿ ਸਭੈ ਜੋ ਰੰਵਾਈ ॥੭ ॥ ਕਹਿ

ਰਵਿਦਾਸ ਛੁਟੀ ਸਬ ਆਸ ਤਬ ਹਰਿ ਤਾਹੀ ਕੇ ਪਾਸ। ਆਤਮਾ ਬਿਰ ਭਈ ਤਬਹੀ
ਨਿਧਿ ਪਾਈ ॥੮ ॥

(ਅੰਮ੍ਰਿਤਬਾਣੀ ਪੰਨਾ 4)

ਜਗਤਗੁਰੂ ਰਵਿਦਾਸ ਜੀ ਮਹਾਰਾਜ ਸੰਸਾਰੀ ਜੀਵਾਂ ਨੂੰ ਪਰਮਾਤਮਾ ਦੀ
ਸੱਚੀ ਪ੍ਰੇਮਾ ਭਗਤੀ ਕਰਨ ਦਾ ਉਪਦੇਸ਼ ਦਿੰਦੇ ਹਨ। ਪਰਮਾਤਮਾ ਦੇ ਨਾਮ ਤੋਂ
ਬਿਨਾਂ ਜੋ ਕੁਝ ਕੀਤਾ ਜਾਂਦਾ ਹੈ ਸਭ ਕੁਝ ਭਰਮ ਕਿਹਾ ਜਾਂਦਾ ਹੈ।

ਐਸੀ ਭਗਤਿ ਨ ਹੋਇ ਰੇ ਭਾਈ।

ਰਾਮ ਨਾਮ ਬਿਨ ਜੋ ਕਛੁ ਕਰੀਏ ਸੋ ਸਬ ਭਰਮ ਕਹਾਈ ॥੯੬ ॥

ਹੋ ਭਾਈ! ਆਡੰਬਰਾਂ ਨਾਲ ਪਰਮਾਤਮਾ ਦੀ ਭਗਤੀ ਨਹੀਂ ਹੁੰਦੀ।
ਪਰਮਾਤਮਾ ਦੇ ਨਾਮ ਤੋਂ ਬਿਨਾਂ ਜੋ ਕੁਝ ਵੀ ਜੀਵ ਕਰਦਾ ਹੈ ਉਹ ਸਭ ਕੁਝ ਭਰਮ
ਕਿਹਾ ਜਾਂਦਾ ਹੈ।

ਭਗਤਿ ਨ ਰਸ ਦਾਨ ਭਗਤਿ ਨ ਕਬੈ ਗਿਆਨ।

ਭਗਤਿ ਨ ਬਨ ਮੇਂ ਗੁਹਾ ਖੁਦਾਈ ॥੧ ॥

ਪਰਮਾਤਮਾ ਦੀ ਸੱਚੀ ਪ੍ਰੀਤੀ ਤੋਂ ਬਿਨਾਂ ਰਸ ਦਾਨ ਕਰਨਾ ਅਤੇ ਕਬਾ
ਗਿਆਨ ਕਰਨਾ ਭਗਤੀ ਨਹੀਂ ਹੈ। ਨਾ ਹੀ ਜੰਗਲ ਅਤੇ ਪਹਾੜਾਂ ਦੀਆਂ ਗੁਫਾਵਾਂ
ਵਿਚ ਰਹਿਣਾ ਭਗਤੀ ਹੈ।

ਭਗਤਿ ਨ ਐਸੀ ਹਾਂਸੀ ਭਗਤਿ ਨ ਆਸਾ ਪਾਸੀ।

ਭਗਤਿ ਨ ਕੁਲ ਕਾਨ ਗਵਾਈ ॥੨ ॥

ਭਗਤੀ ਕੋਈ ਮਜ਼ਾਕ ਨਹੀਂ ਹੈ ਨਾ ਹੀ ਭਗਤੀ ਜੂਏ ਦਾ ਪਾਸਾ ਹੈ ਜਿਸ
ਨੂੰ ਜਿਵੇਂ ਚਾਹੋਂ ਸੁੱਟ ਦਿੱਤਾ ਅਤੇ ਆਪਣੀ ਕੁਲ ਦੀ ਮਰਿਆਦਾ ਨੂੰ ਭੁਲਣਾ ਵੀ
ਭਗਤੀ ਨਹੀਂ ਹੈ।

ਭਗਤਿ ਨਾ ਇੰਦ੍ਰੀ ਬਾਧੈ ਭਗਤਿ ਨ ਜੋਗ ਸਾਧੈ।

ਭਗਤਿ ਨ ਅਹਾਰ ਘਟਾਈ ਯੇ ਸਬ ਕਰਮ ਕਹਾਈ ॥੩ ॥

ਆਪਣੀਆਂ ਕੇਵਲ ਇੰਦਰੀਆਂ ਤੇ ਕਾਥੂ ਪਾਉਣਾ ਭਗਤੀ ਨਹੀਂ ਹੈ।
ਜੋਗ ਸਾਧਨਾ ਵੀ ਭਗਤੀ ਨਹੀਂ ਹੈ। ਖੁਗਾਕ ਘਟਾਉਣਾ, ਵਰਤ ਰੱਖਣਾ ਵੀ ਭਗਤੀ
ਨਹੀਂ ਹੈ। ਇਹ ਸਭ ਆਡੰਬਰ (ਕਰਮ ਕਾਂਡ) ਹੀ ਕਹੇ ਜਾਂਦੇ ਹਨ।

ਭਗਤਿ ਨ ਨਿਦ੍ਰਾ ਸਾਧੈ ਭਗਤਿ ਨ ਬੈਰਾਗ ਬਾਧੈ।

ਭਗਤਿ ਨ ਯੇ ਸਬ ਬੇਦ ਬੜਾਈ ॥੪ ॥

ਇੰਦਰੀਆਂ ਨੂੰ ਆਪਣੇ ਅਧੀਨ ਕਰਨਾ ਭਗਤੀ ਨਹੀਂ ਹੈ। ਦੁਨੀਆਂ ਤੋਂ ਉਪਰਾਮ
ਹੋਣਾ ਵੀ ਭਗਤੀ ਨਹੀਂ ਹੈ। ਵੇਦਾਂ ਦੀ ਵਡਿਆਈ ਕਰਨਾ ਵੀ ਭਗਤੀ ਨਹੀਂ ਹੈ।

ਭਗਤਿ ਨ ਮੂਡ ਮੁਡਾਏ ਭਗਤਿ ਨ ਮਾਲਾ ਦਿਖਾਏ।

ਭਗਤਿ ਨ ਚਰਨ ਪੁਆਏ ਯੇ ਸਭ ਗੁਨੀ ਜਨ ਗਾਈ ॥੫ ॥

ਸਿਰ ਮੁਨਾਉਣਾ ਭਗਤੀ ਨਹੀਂ ਹੈ। ਮਾਲਾ ਪਹਿਨ ਕੇ ਦਿਖਾਉਣੀ ਵੀ
ਭਗਤੀ ਨਹੀਂ ਹੈ। ਚਰਨ ਪੁਆਉਣੇ ਵੀ ਭਗਤੀ ਨਹੀਂ ਹੈ, ਸਾਰੇ ਗੁਣਵਾਨ ਪੁਰਸ਼ਾਂ
ਦਾ ਇਹ ਵਿਚਾਰ ਹੈ।

ਭਗਤਿ ਨ ਤੌਲੈ ਜਾਨੀ ਜੌਲੈ ਆਪ ਕੋ ਆਪ ਬਖਾਨੀ।

ਜੋਈ ਜੋਈ ਕਰੈ ਸੋ ਸੋ ਕਰਮ ਬੜਾਈ ॥੬ ॥

ਜੀਵ ਨੂੰ ਉਸ ਵੇਲੇ ਤੱਕ ਭਗਤੀ ਦੀ ਸੂਝ ਨਹੀਂ ਆਉਂਦੀ ਜਦੋਂ ਤੱਕ
ਹੰਕਾਰ ਸਹਿਤ ਬੋਲਦਾ ਹੈ। ਪਰਮਾਤਮਾ ਨਾਲ ਸੱਚੀ ਪ੍ਰੀਤੀ ਤੋਂ ਬਿਨਾਂ ਜੀਵ ਜੋ ਕੁਝ
ਕਰਦਾ ਹੈ ਆਪਣੇ ਕਰਮ ਦੀ ਵਡਿਆਈ ਕਰਦਾ ਹੈ।

ਆਪਾ ਰਾਯੇ ਤਬ ਭਗਤਿ ਪਾਈ ਐਸੀ ਹੈ ਭਗਤਿ ਭਾਈ।

ਰਾਮ ਮਿਲਿਯੋ ਅਪਣੇ ਗੁਨ ਬੋਇਓ ਰਿਧਿ ਸਿਧਿ ਸਭੈ ਜੋ ਗੰਵਾਈ ॥੭ ॥

ਹੋ ਭਾਈ! ਹੰਕਾਰ ਮਿਟਾ ਕੇ ਤਦ ਭਗਤੀ ਹੁੰਦੀ ਹੈ। ਇਹੀ ਅਸਲੀ ਭਗਤੀ
ਹੈ। ਜਦੋਂ ਪਰਮਾਤਮਾ ਦੀ ਭਗਤੀ ਪ੍ਰਾਪਤ ਹੁੰਦੀ ਹੈ ਜੀਵ ਦੇ ਆਪਣੇ ਸਾਰੇ ਹੰਕਾਰ
ਕਾਰਨ ਪੈਦਾ ਹੋਏ ਵਿਕਾਰ ਸਮਾਪਤ ਹੋ ਜਾਂਦੇ ਹਨ ਅਤੇ ਰਿਧੀਆਂ ਸਿਧੀਆਂ ਦੀ
ਇੱਛਾ ਸਮਾਪਤ ਹੋ ਜਾਂਦੀ ਹੈ।

ਕਹਿ ਰਵਿਦਾਸ ਛੁਟੀ ਸਬ ਆਸ ਤਬ ਹਰਿ ਤਾਹੀ ਕੇ ਪਾਸ।

ਆਤਮਾ ਬਿਰ ਭਈ ਤਬਹੀ ਨਿਧਿ ਪਾਈ ॥੮ ॥

ਗੁਰੂ ਰਵਿਦਾਸ ਜੀ ਛੁਰਮਾਉਂਦੇ ਹਨ ਜਦੋਂ ਜੀਵ ਦੀਆਂ ਸਾਰੀਆਂ
ਇੱਛਾਵਾਂ ਖਤਮ ਹੋ ਜਾਂਦੀਆਂ ਹਨ ਤਦ ਜੀਵ ਪਰਮਾਤਮਾ ਵਿਚ ਲੀਨ ਹੋ ਕੇ ਸਥਿਰ
ਹੋ ਜਾਂਦਾ ਹੈ। ਉਸ ਸਮੇਂ ਸਰਵਉਂਚ ਨਿਧੀ ਰੂਪ ਪੜ੍ਹੀ ਦੀ ਪ੍ਰਾਪਤੀ ਹੋ ਜਾਂਦੀ ਹੈ।

ਹੈ ਸਬ ਆਤਮ ਸੁਖ ਪਰਕਾਸ ਸਾਂਚੇ । ਨਿਰੰਤਰ ਨਿਰਾਹਾਰ ਕਲਪਿਤ ਏ ਪਾਂਚੋ ॥ ਟੇਕ ॥
 ਅਦਿ ਮਧਯ ਅੰਸਾਨ ਏਕ ਰਸ ਤਾਰ ਤੁੰਬ ਨ ਤਾਈ । ਬਾਵਰ ਜੰਗਮ ਕੀਟ ਪਤੰਗਾ
 ਪੂਰਿ ਰਹਿਓ ਹਰਿ ਰਾਈ ॥੧॥ ਸਰਬੇਸਵਰ ਸ੍ਰਬੰਗੀ ਸਰਬਗਤਿ ਕਰਤਾ ਹਰਤਾ
 ਸੋਈ । ਸਿਵ ਨ ਅਸਿਵ ਨ ਸਾਧ ਅਰੁ ਸੇਵਕ ਉਨੈ ਭਾਵ ਨਹਿ ਹੋਈ ॥੨॥ ਧਰਮ
 ਅਧਰਮ ਮੌਛ ਨਹਿ ਬੰਧਨ ਜਰਾ ਮਰਨ ਭਵ ਨਾਸਾ । ਦ੍ਰਿਸ਼ਟਿ ਅਦ੍ਰਿਸ਼ਟਿ ਗੋਯ ਅਰੁ
 ਗਿਆਨਾ ਏਕ ਮੇਕ ਰਵਿਦਾਸਾ ॥੩॥

(ਅੰਮ੍ਰਿਤਬਾਣੀ ਪੰਨਾ 5)

ਇਸ ਪਾਵਨ ਸ਼ਬਦ ਵਿਚ ਜਗਤਗੁਰੂ ਰਵਿਦਾਸ ਜੀ ਮਹਾਰਾਜ਼
 ਉਪਦੇਸ਼ ਦਿੰਦੇ ਹਨ ਕਿ ਪ੍ਰਭੂ ਦਾ ਪ੍ਰਕਾਸ਼ ਹੀ ਪਰਮ ਸੁੱਖ ਹੈ ਅਤੇ ਉਹ ਪਰਮਾਤਮਾ
 ਘਟ-ਘਟ ਵਿਚ ਬਿਗਾਜਮਾਨ ਹੈ ਅਤੇ ਉਸ ਦੇ ਗੁਣਾਂ ਨੂੰ ਬਿਆਨ ਨਹੀਂ ਕੀਤਾ
 ਜਾ ਸਕਦਾ ।

ਹੈ ਸਬ ਆਤਮ ਸੁਖ ਪਰਕਾਸ ਸਾਂਚੇ ।

ਨਿਰੰਤਰ ਨਿਰਾਹਾਰ ਕਲਪਿਤ ਏ ਪਾਂਚੋ ॥ ਟੇਕ ॥

ਸਾਰਿਆਂ ਜੀਵਾਂ ਵਿਚ ਉਸ ਪਰਮਾਤਮਾ ਦਾ ਅੰਸ਼ ਹੈ । ਪ੍ਰਭੂ ਆਪ ਹੀ
 ਪ੍ਰਕਾਸ਼ਮਾਨ ਸਤਿ-ਸੁਰੂਪ, ਪਰਮਸੁੱਖ ਦੇਣ ਵਾਲਾ, ਸਵੈ-ਸਿਧ, ਨਿਰੰਤਰ ਅਤੇ
 ਨਿਰਾਹਾਰੀ ਹੈ । ਪੰਜਾਂ ਤੱਤਾਂ ਦੇ ਬਣੇ ਪ੍ਰਾਣੀ ਦੇ ਸਰੀਰ ਕਲਪਿਤ ਹਨ ।

ਅਦਿ ਮਧਯ ਅੰਸਾਨ ਏਕ ਰਸ ਤਾਰ ਤੁੰਬ ਨ ਤਾਈ ।

ਬਾਵਰ ਜੰਗਮ ਕੀਟ ਪਤੰਗਾ ਪੂਰਿ ਰਹਿਓ ਹਰਿ ਰਾਈ ॥੧॥

ਉਹ ਪ੍ਰਭੂ ਸਿਸ਼ਟੀ ਦਾ ਆਦਿ, ਮਧ ਅਤੇ ਅੰਤ ਹੈ, ਉਹ ਪਰਮਾਤਮਾ
 ਇਕ ਸਮਾਨ ਸਾਰੇ ਸੰਸਾਰ ਵਿਚ ਸਮਾਇਆ ਹੋਇਆ ਹੈ । ਹੇ ਭਾਈ! ਉਹ
 ਪਰਮਾਤਮਾ ਸੱਚ ਹੀ ਪ੍ਰੇਮਾ-ਭਗਤੀ ਰੂਪੀ ਧਾਰੇ ਨਾਲ ਬੱਧਾ ਹੋਇਆ ਹੈ ।
 ਪਰਮਾਤਮਾ ਜੰਗਲਾਂ, ਪਹਾੜਾਂ ਕੀਝਿਆਂ-ਪਤੰਗਿਆਂ ਸਭ ਜੀਵਾਂ ਵਿਚ ਅਤੇ
 ਸਭ ਜਗਾ ਬਿਗਾਜਮਾਨ ਹੈ ।

ਸਰਬੇਸਵਰ ਸ੍ਰਬੰਗੀ ਸਰਬਗਤਿ ਕਰਤਾ ਹਰਤਾ ਸੋਈ ।

ਸਿਵ ਨ ਅਸਿਵ ਨ ਸਾਧ ਅਰੁ ਸੇਵਕ ਉਨੈ ਭਾਵ ਨਹਿ ਹੋਈ ॥੨॥

ਉਹ ਪਰਮਾਤਮਾ ਸਭ ਦਾ ਸੇਸ਼ਟ ਮਾਲਕ ਹੈ । ਸੰਸਾਰ ਦਾ ਕਰਤਾ ਧਰਤਾ,

ਜੀਵਾਂ ਦੀ ਮੁਕਤੀ ਕਰਨ ਵਾਲਾ ਹੈ ਅਤੇ ਅਗਿਆਨਤਾ ਦਾ ਨਾਸ਼ ਕਰਨ ਵਾਲਾ
 ਹੈ । ਪਰਮਾਤਮਾ ਨਾ ਤਾਂ ਕਲਿਆਣਕਾਰੀ, ਨਾ ਅਕਲਿਆਣਕਾਰੀ ਅਤੇ ਨਾ
 ਸੁਆਮੀ ਨਾ ਸੇਵਕ ਲੱਗਦਾ ਹੈ ਕਿਉਂਕਿ ਉਸ ਵਿਚ ਕੋਈ ਦੈਤ ਭਾਵਨਾ ਨਹੀਂ
 ਹੁੰਦੀ ।

ਧਰਮ ਅਧਰਮ ਮੌਛ ਨਹਿ ਬੰਧਨ ਜਰਾ ਮਰਨ ਭਵ ਨਾਸਾ ।

ਦ੍ਰਿਸ਼ਟਿ ਅਦ੍ਰਿਸ਼ਟਿ ਗੋਯ ਅਰੁ ਗਿਆਨਾ ਏਕ ਮੇਕ ਰਵਿਦਾਸਾ ॥੩॥

ਉਸ ਪਰਮਾਤਮਾ ਦੇ ਨਿੱਜ-ਘਰ ਵਿਚ ਨਾ ਕਿਸੇ ਦਾ ਕੋਈ ਧਰਮ ਹੈ ਨਾ
 ਅਧਰਮ ਹੈ, ਨਾ ਮੁਕਤੀ ਹੈ ਨਾ ਬੰਧਨ ਹੈ ਅਤੇ ਨਾ ਬਢਾਪਾ ਤੇ ਮੌਤ ਹੈ । ਗੁਰੂ
 ਰਵਿਦਾਸ ਮਹਾਰਾਜ ਜੀ ਫਰਮਾਉਂਦੇ ਹਨ ਕਿ ਉਹ ਪਰਮਾਤਮਾ ਸਾਰੇ ਦ੍ਰਿਸ਼ਟਮਾਨ
 ਪਦਾਰਥਾਂ ਵਿਚ ਵੀ ਹੈ ਅਤੇ ਅਦ੍ਰਿਸ਼ ਪਦਾਰਥਾਂ ਵਿਚ ਵੀ ਹੈ, ਪਰਮਾਤਮਾ ਆਪ
 ਹੀ ਗਿਆਨ ਹੈ ਤੇ ਆਪ ਹੀ ਗਿਆਨੀ ਹੈ ਪਰ ਐਸਾ ਜੀਵ ਨੂੰ ਉਸ ਸਮੇਂ ਅਨੁਭਵ
 ਹੁੰਦਾ ਹੈ ਜਦੋਂ ਜੀਵ ਪਰਮਾਤਮਾ ਦਾ ਭਜਨ ਕਰਕੇ ਪਰਮਾਤਮਾ ਨਾਲ ਇਕ ਮਿਕ
 ਹੈ ਜਾਂਦਾ ਹੈ ।

ਕੋਊ ਸੁਮਰਨ ਦੇਖੋ ਯੇ ਸਬ ਉਪਲੀ ਚੋਭਾ ॥ ਜਾ ਕੈ ਜੇਸੀ ਸੁਮਿਰਨ ਤਾਂ ਕੋ
 ਤੈਸੀ ਸੋਭਾ ॥ ਟੇਕ ॥ ਹਮਰੀ ਹੀ ਸੀਖ ਸੁਨੈ ਸੌਂ ਹੀ ਮਾਂਡੇ ਰੇ ॥ ਥੋਰੇ ਹੀ ਇਤਰਾਈ ਚਾਲੈ
 ਪਤਿਸ਼ਾਹਿ ਛਾਡੇ ਰੇ ॥੧॥ ਅਤਿਹੀ ਆਤੁਰ ਹੈ ਕਾਂਚਾ ਹੀ ਤੋਲੇ ਰੇ ॥ ਉਡੇ ਜਲ ਪੈਸੇ
 ਨਹੀਂ ਪਾਂਡ ਰਖੋ ਰੇ ॥੨॥ ਥੋਰੇ ਹੀ ਥੋਰੇ ਮੁਸੀਅਤ ਪਰਾਯ ਧਨਾ । ਕਰੈ ਰਵਿਦਾਸ ਸੁਨੋ
 ਸੰਤ ਜਨਾ ॥੩॥

(ਅੰਮ੍ਰਿਤਬਾਣੀ ਪੰਨਾ 5)

ਇਸ ਸ਼ਬਦ ਰਾਹੀਂ ਸਤਿਗੁਰੂ ਰਵਿਦਾਸ ਜੀ ਮਹਾਰਾਜ ਬਾਹਰੀ
 ਆਡੰਬਰਾਂ ਦੀ ਨਿਖੇਧੀ ਕਰਦੇ ਹੋਏ ਫਰਮਾਉਂਦੇ ਹਨ ਕਿ ਪਰਮਾਤਮਾ ਰੂਪੀ ਸੱਚੇ
 ਪਾਤਸ਼ਾਹ ਦੀ ਪ੍ਰਾਪਤੀ ਸੱਚੇ ਸਿਮਰਨ ਨਾਲ ਹੁੰਦੀ ਹੈ ।

ਕੋਊ ਸੁਮਰਨ ਦੇਖੋ ਯੇ ਸਬ ਉਪਲੀ ਚੋਭਾ ॥

ਜਾ ਕੈ ਜੇਸੀ ਸੁਮਿਰਨ ਤਾਂ ਕੋ ਤੈਸੀ ਸੋਭਾ ॥ ਟੇਕ ॥

ਪ੍ਰਭੂ ਦੇ ਸੱਚੇ ਸਿਮਰਨ ਨੂੰ ਕਰਕੇ ਦੇਖੋ ਉਸ ਵਿਚ ਸੱਚਾ ਆਨੰਦ ਹੈ, ਸੱਚੇ
 ਨਾਮ ਤੋਂ ਬਿਨਾਂ ਆਡੰਬਰਾਂ ਨਾਲ ਕੀਤਾ ਗਿਆ ਸਿਮਰਨ ਕੇਵਲ ਦਿਖਾਵਾ

ਮਾਤਰ ਹੀ ਹੈ। ਪਰ ਜਿਸ ਜੀਵ ਦੇ ਅੰਦਰ ਜਿਤਨਾ ਸਿਮਰਨ ਹੁੰਦਾ ਹੈ ਉਸ ਦੀ
ਸ਼ੋਭਾ ਵੀ ਉਤਨੀ ਹੀ ਹੁੰਦੀ ਹੈ।

ਹਰਿਗੀ ਸੀਖ ਸੁਨੈ ਸੌਂ ਹੀ ਮਾਂਡੇ ਰੇ ॥

ਥੇਰੇ ਹੀ ਇਤਰਾਈ ਚਾਲੈ ਪਤਿਸ਼ਾਹਿ ਛਾਡੇ ਰੇ ॥੧॥

ਪਾਖੰਡੀ ਲੋਕ ਮੇਰੇ ਪਾਸ ਸੱਚੀ-ਸੁਚੀ ਸਿੱਖਿਆ ਲੈਣ ਆਉਂਦੇ ਹਨ ਪਰ
ਇਹ ਸੱਚੀ-ਸੁਚੀ ਸਿੱਖਿਆ ਗ੍ਰਹਿਣ ਨਹੀਂ ਕਰਦੇ ਅਤੇ ਵਿਵਾਦ ਵਿਚ ਪੈਂਦੇ ਹਨ।
ਝੂਠੇ ਹੰਕਾਰ ਕਾਰਨ ਪ੍ਰਭੂ ਦੇ ਪਾਤਸ਼ਾਹੀ ਸੁੱਖ ਨੂੰ ਛੱਡ ਕੇ ਬਾਹਰੀ ਆਡੰਬਰਾਂ ਵਿਚ
ਲੱਗੇ ਹੋਏ ਹਨ।

ਅਤਿਹੀ ਆਤੁਰ ਹੈ ਕਾਂਚਾ ਹੀ ਤੇਲੇ ਰੇ ॥

ਊਡੇ ਜਲ ਪੈਸੇ ਨਹੀਂ ਪਾਂਡ ਰਾਖੋ ਰੇ ॥੨॥

ਪਾਖੰਡੀ ਲੋਕ ਸੰਸਾਰ ਦੇ ਝੂਠੇ ਧੰਦਿਆਂ ਵਿਚ ਵਿਆਕੁਲ ਹੋ ਕੇ ਝੂਠਾ ਸੌਦਾ
ਕਰਦੇ ਹਨ। ਜਿਵੇਂ ਪਾਣੀ ਹਮੇਸ਼ਾ ਨੀਵੇਂ ਪਾਸੇ ਜਾਂਦਾ ਹੈ। ਇਸ ਤਰ੍ਹਾਂ ਜੋ ਜੀਵ
ਨਿਮਰਤਾ ਸਹਿਤ ਪ੍ਰਭੂ ਦਾ ਸਿਮਰਨ ਕਰਦਾ ਹੈ ਉਸ 'ਤੇ ਪ੍ਰਭੂ ਦੀ ਬਖ਼ਸ਼ਿਸ਼ ਹੁੰਦੀ ਹੈ।

ਥੇਰੇ ਹੀ ਥੇਰੇ ਮੁਸੀਅਤ ਪਰਾਯੋ ਧਨਾ ।

ਕਰੈ ਰਵਿਦਾਸ ਸੁਨੋ ਸੰਤ ਜਨਾ ॥੩॥

ਹੇ ਜੀਵ ਥੋੜ੍ਹਾ-ਥੋੜ੍ਹਾ ਕਰਕੇ ਤੇਰਾ ਸਵਾਸਾਂ ਰੂਪੀ ਧੰਨ ਅਜਾਈਂ ਪਾਸੇ
ਲੱਗ ਰਿਹਾ ਹੈ। ਗੁਰੂ ਰਵਿਦਾਸ ਜੀ ਫੁਰਮਾਨ ਕਰਦੇ ਹਨ ਹੇ ਸੰਤ ਜਨੋ! ਮੇਰੀ ਗੱਲ
ਸੁਣੋ, ਪ੍ਰਭੂ ਦੀ ਸੱਚੀ ਭਗਤੀ ਕਰਨੀ ਚਾਹੀਦੀ ਹੈ।

ਗਉੜੀ ਪੁਰਬੀ

ਕੂਪੁ ਭਰਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥

ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾਪਾਰੁ ਨ ਸੂਝ ॥੧॥

ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥

ਰਹਾਉ ॥ ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥

ਕਰਹੁ ਕ੍ਰਿਪਾ ਭ੍ਰਮ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥

ਜੋ ਗੀਸਰ ਪਾਵਹਿ ਨਹੀਂ ਤੁਅ ਗੁਣ ਕਥਨ ਅਪਾਰ ॥

ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥

(ਅੰਮ੍ਰਿਤਬਾਣੀ ਪੰਨਾ 10)

ਇਸ ਸ਼ਬਦ ਵਿਚ ਸਤਿਗੁਰ ਰਵਿਦਾਸ ਜੀ ਸਮੁੱਚੀ ਮਾਨਵਤਾ ਨੂੰ
ਉਪਦੇਸ਼ ਦਿੰਦੇ ਹਨ ਕਿ ਜੀਵ ਨੇ ਦੁਰਲੱਭ ਜਨਮ ਪ੍ਰਾਪਤ ਕਰਕੇ ਆਪਣੀ ਹਾਲਤ
ਖੂਹ ਦੇ ਡੱਡੂ ਦੀ ਤਰ੍ਹਾਂ ਬਣਾ ਲਈ ਹੈ। ਜਿਸ ਤਰ੍ਹਾਂ ਖੂਹ ਦੇ ਡੱਡੂ ਨੂੰ ਅਗਿਆਨਤਾ
ਕਰਕੇ ਖੂਹ ਤੋਂ ਬਾਹਰ ਦੀ ਦੁਨੀਆਂ ਦਾ ਕੋਈ ਗਿਆਨ ਨਹੀਂ ਹੁੰਦਾ, ਉਸੇ ਤਰ੍ਹਾਂ
ਇਹ ਜੀਵ ਆਪਣਾ ਸੰਸਾਰ ਵਿਚ ਆਉਣ ਦੇ ਅਸਲੀ ਮਨੋਰਥ ਦੇ ਭੇਦਾਂ ਨੂੰ
ਪਛਾਣਨ ਦੀ ਬਜਾਏ ਅਗਿਆਨਤਾ ਵੱਸ ਹੋ ਕੇ ਭੇਦ-ਭਾਵ ਅਤੇ ਵਿਕਾਰਾਂ ਰੂਪੀ
ਖੂਹ ਵਿਚ ਫਸਿਆ ਹੋਇਆ ਹੈ। ਇਸ ਨੂੰ ਆਪਣਾ ਲੋਕ-ਪ੍ਰਲੋਕ ਸਵਾਰਨ ਦੀ
ਕੋਈ ਖਬਰ ਨਹੀਂ ਹੈ।

ਕੂਪੁ ਭਰਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥

ਐਸੇ ਮੇਰਾ ਮਨੁ ਬਿਖਿਆ ਬਿਮੋਹਿਆ

ਕਛੁ ਆਰਾਪਾਰੁ ਨ ਸੂਝ ॥੧॥

ਹੇ ਪਰਮਾਤਮਾ ਜੀ, ਜਿਵੇਂ ਖੂਹ ਵਿਚ ਡੱਡੂ ਪਿਆ ਹੁੰਦਾ ਹੈ ਉਸ ਨੂੰ ਖੂਹ
ਤੋਂ ਬਾਹਰੀ ਦੁਨੀਆਂ ਦੀ ਕੋਈ ਖਬਰ ਨਹੀਂ ਹੁੰਦੀ ਕਿਉਂਕਿ ਡੱਡੂ ਦਾ ਮਨ
ਅਗਿਆਨਤਾ-ਵੱਸ ਹੋ ਕੇ ਵਿਸ਼ੇ ਵਿਕਾਰਾਂ ਨਾਲ ਲਿਪਤ ਹੋਏ ਨੂੰ ਖੂਹ ਤੋਂ ਬਾਹਰੀ
ਦੁਨੀਆਂ ਦੀ ਕੋਈ ਖਬਰ ਨਹੀਂ ਹੈ। ਇਸੇ ਪ੍ਰਕਾਰ ਦੀ ਹਾਲਤ ਇਸ ਜੀਵ ਦੀ ਹੈ,
ਜਿਸ ਦਾ ਮਨ ਅਗਿਆਨਤਾ ਵੱਸ ਹੋ ਕੇ ਭਰਮ ਰੂਪੀ ਖੂਹ ਵਿਚ ਫਸਿਆ ਪਿਆ ਹੈ,
ਜਿਸ ਨੂੰ ਆਪਣਾ ਲੋਕ ਪ੍ਰਲੋਕ ਸੰਵਾਰਨ ਦੀ ਕੋਈ ਸੋਝੀ ਨਹੀਂ ਹੈ।

ਇਕ ਵਾਰ ਖੂਹ ਵਿਚ ਇਕ ਡੱਡੂ ਸੀ। ਉਸਦੀ ਤਰਸਯੋਗ ਹਾਲਤ ਨੂੰ ਦੇਖ
ਕੇ ਮਾਨਸਰੋਵਰ 'ਤੇ ਰਹਿਣ ਵਾਲੇ ਹੰਸ ਨੂੰ ਉਸ 'ਤੇ ਦਇਆ ਆਈ। ਉਸ ਨੇ ਡੱਡੂ ਨੂੰ
ਕਿਹਾ, ਭਾਈ ਤੈਨੂੰ ਮਾਨਸਰੋਵਰ ਲੈ ਚੱਲੀਏ। ਉਥੇ ਹੀਰੇ ਮੇਤੀ ਚੁਗਾਂਗੇ ਤੇ ਅਨੰਦ
ਭਰਿਆ ਜੀਵਨ ਬਤੀਤ ਕਰਾਂਗੇ। ਡੱਡੂ ਖੂਹ ਦੇ ਇਕ ਪਾਸੇ ਤੋਂ ਛਾਲਾਂ ਮਾਰਦਾ
ਦੂਸਰੇ ਕਿਨਾਰੇ ਪੁੱਜਾ ਅਤੇ ਕਿਹਾ ਕਿ, 'ਮਾਨਸਰੋਵਰ ਐਡਾ ਵੱਡਾ ਏ?' ਤਾਂ ਹੰਸ ਨੇ

ਕਿਹਾ ਕਿ ਉਹ ਮਾਨਸਰੋਵਰ ਤਾਂ ਅਥਾਹ ਹੈ, ਤੇਰੀਆਂ ਛਾਲਾਂ ਕੀ ਕਰਨਗੀਆਂ।
ਇਸੇ ਤਰ੍ਹਾਂ ਇਹ ਜੀਵ ਅਗਿਆਨਤਾ ਵੱਸ ਹੋ ਕੇ ਵਿਸ਼ੇ-ਵਿਕਾਰਾਂ ਵਿਚ ਫਸਿਆ
ਹੋਣ ਕਰਕੇ ਇਸ ਨੂੰ ਆਪਣਾ ਲੋਕ-ਪ੍ਰਲੋਕ ਸੰਵਾਰਨ ਦੀ ਕੋਈ ਸੋਝੀ ਨਹੀਂ ਹੈ। ਪਰ
ਸੰਤ ਇਸ ਨੂੰ ਅਗਿਆਨਤਾ ਰੂਪੀ ਖੁਹ ਵਿਚੋਂ ਕੱਢ ਕੇ ਪਰਮਾਤਮਾ ਨਾਲ ਜੋੜ ਕੇ
ਇਸ ਦਾ ਲੋਕ-ਪ੍ਰਲੋਕ ਸਹੇਲਾ ਕਰਨ ਵਾਸਤੇ ਆਉਂਦੇ ਹਨ।

(ਸਤਿਗੁਰ ਕਬੀਰ ਸਾਹਿਬ ਕਹਿੰਦੇ ਹਨ—

ਕਬੀਰ ਸੇਵਾ ਕਉ ਦੁਇ ਭਲੇ ਏਕੁ ਸੰਤੁ ਇਕੁ ਰਾਮਾ ॥

ਰਾਮੁ ਜੁ ਦਾਤਾ ਮੁਕਤਿ ਕੋ ਸੰਤੁ ਜਪਾਵੈ ਨਾਮੁ ॥ (ਪੰਨਾ ੧੩੨੩)

ਸਿਮਰਨ ਵਾਸਤੇ ਦੋਨੋਂ ਹੀ ਭਲੇ ਹਨ—ਪਰਮਾਤਮਾ ਵੀ ਤੇ ਸੰਤ ਵੀ। ਪਰਮਾਤਮਾ

ਮੁਕਤੀ ਦਾ ਦਾਤਾ ਹੈ, ਸੰਤ ਜੀਵ ਨੂੰ ਨਾਮ ਜਪਾ ਕੇ ਪਰਮਾਤਮਾ ਨਾਲ ਜੋੜਦੇ ਹਨ।)

ਪਰ ਇਹ ਸੰਸਾਰੀ ਜੀਵ ਅਗਿਆਨਤਾ ਵੱਸ ਹੋ ਕੇ ਸੰਤਾਂ ਅੱਗੇ ਪ੍ਰਸ਼ਨ
ਕਰਦਾ ਹੈ ਕਿ ਪਰਮਾਤਮਾ ਦੇ ਨਾਮ ਵਿਚ ਧਨ, ਇਸਤਰੀ, ਪੁੱਤਰ ਜੈਸਾ ਸੁਖ ਹੈ ?
ਸੰਤ ਕਹਿੰਦੇ ਹਨ ਕਿ ਪਰਮਾਤਮਾ ਦਾ ਨਾਮ ਤਾਂ ਸੁੱਖਾਂ ਦਾ ਸਮੁੰਦਰ ਹੈ। ਸਿਮਰਨ
ਨਾਲ ਜੀਵ ਦੀਆਂ ਸਭ ਜ਼ਰੂਰਤਾਂ ਪੂਰੀਆਂ ਹੋ ਜਾਂਦੀਆਂ ਹਨ। ਧਨ, ਇਸਤਰੀ,
ਪੁੱਤਰ ਦਾ ਸੰਬੰਧ ਤਾਂ ਜੀਵ ਦੇ ਨਾਲ ਕੇਵਲ ਸਰੀਰ ਕਰਕੇ ਹੈ।

ਸਗਲ ਭਵਨ ਕੇ ਨਾਇਕਾ

ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥

ਸਭ ਬੰਡਾਂ-ਬ੍ਰਹਮੰਡਾਂ ਦੇ ਮਾਲਕ ਪਰਮਾਤਮਾ ਜੀ ਇਕ ਛਿਨ ਲਈ
ਮੈਨੂੰ ਦਰਸ਼ਨ ਦਿਓ ਜੀ। ਸਭ ਬੰਧਨਾਂ ਤੋਂ ਮੁਕਤ ਹੋ ਕੇ ਜੀਵ ਨੂੰ ਪਰਮਾਤਮਾ ਦੇ
ਆਨੰਦ ਦੀ ਪ੍ਰਾਪਤੀ ਹੁੰਦੀ ਹੈ। ਇਹ ਜੀਵ ਪਰਮਾਤਮਾ ਨੂੰ ਮਿਲਣ ਲਈ ਬਹੁਤ
ਵਿਆਕੁਲ ਹੋ ਉੱਠਦਾ ਹੈ ਤੇ ਪਰਮਾਤਮਾ ਅੱਗੇ ਅਰਦਾਸ ਕਰਦਾ ਹੈ ਕਿ
ਪਰਮਾਤਮਾ ਜੀ ਮੈਨੂੰ ਇਕ ਛਿਨ ਵਾਸਤੇ ਆਪਣਾ ਦਰਸ਼ਨ ਦਿਖਾ ਦਿਓ ਜੀ, ਤਾਂ
ਜੋ ਆਪ ਦੇ ਦਰਸ਼ਨ ਕਰਕੇ ਮੇਰਾ ਮਨ ਸ਼ਾਂਤ ਹੋ ਜਾਵੇ ਜੀ।

ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥

ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥

ਹੇ ਪਰਮਾਤਮਾ ਜੀ, ਅਗਿਆਨਤਾ ਕਰਕੇ ਇਸ ਜੀਵ ਦੀ ਮੱਤ ਇੰਨੀ
ਮੈਲੀ ਹੋ ਚੁੱਕੀ ਹੈ ਕਿ ਇਹ ਜੀਵ ਬ੍ਰਹਮ ਗਿਆਨ ਦੀ ਪਛਾਣ ਨਹੀਂ ਕਰ ਸਕਦਾ।

ਆਪ ਕਿਰਪਾ ਦ੍ਰਿਸ਼ਟੀ ਕਰੋ, ਜਿਸ ਨਾਲ ਭਰਮ ਦੂਰ ਹੋ ਜਾਵੇ ਅਤੇ ਮੈਨੂੰ ਸ਼ੁੱਭ ਸੇਸ਼ਟ
ਬੁੱਧੀ ਪ੍ਰਦਾਨ ਹੋਵੇ।

ਜੋਗੀਸਰ ਪਾਵਹਿ ਨਹੀਂ ਤੁਅ ਗੁਣ ਕਬਨੁ ਅਪਾਰ ॥

ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥

ਹੇ ਪਰਮਾਤਮਾ ਜੀ, ਵੱਡੇ-ਵੱਡੇ ਜੋਗੀ ਵੀ ਆਪ ਦੇ ਗੁਣਾਂ ਦਾ ਅੰਤ
ਨਹੀਂ ਪਾ ਸਕੇ ਕਿਉਂਕਿ ਆਪ ਦੇ ਗੁਣ ਬੇਅੰਤ ਹਨ। ਸਤਿਗੁਰੂ ਰਵਿਦਾਸ ਜੀ
ਝਰਮਾਉਂਦੇ ਹਨ, ਮੈਂ ਚਮਾਰ ਤਾਂ ਕੇਵਲ ਪ੍ਰੇਮ-ਭਗਤੀ ਦੇ ਕਾਰਨ ਹੀ ਆਪ ਦੇ
ਗੁਣ-ਗਾਉਂਦਾ ਹਾਂ।

ਆਸਾ ਬਾਣੀ

ਮਿਗ ਮੀਨ ਭਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥

ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥੧॥

ਮਾਂਧੋ ਅਬਿਦਿਆ ਹਿਤ ਕੀਨ ॥

ਬਿਬੇਕ ਦੀਪ ਮਲੀਨ ॥੧॥ ਰਹਾਉ ॥

ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਅਸੋਚ ॥

ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੇਚ ॥੨॥

ਜੀਆ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ ॥

ਕਾਲ ਫਾਸ ਅਬਧ ਲਾਗੇ ਕਛੁ ਨ ਚਲੈ ਉਪਾਇ ॥੩॥

ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ ਗਿਆਨ ॥

ਭਗਤ ਜਨ ਭੈ ਹਰਨ ਪਰਮਾਨੰਦ ਕਰਹੁ ਨਿਦਾਨ ॥੪॥੧॥

(ਅੰਮ੍ਰਿਤਬਾਣੀ ਪੰਨਾ 11)

ਸਤਿਗੁਰੂ ਰਵਿਦਾਸ ਜੀ ਨੇ ਜੀਵ ਦੇ ਜੀਵਨ ਉੱਤੇ ਪੰਜਾਂ ਵਿਕਾਰਾਂ ਅਤੇ
ਅਗਿਆਨਤਾ ਦਾ ਪ੍ਰਭਾਵ ਦੱਸਦੇ ਹੋਏ ਜੀਵ ਨੂੰ ਗੁਰੂ ਗਿਆਨ ਨੂੰ ਪ੍ਰਾਪਤ ਕਰਕੇ
ਵਿਕਾਰਾਂ ਅਤੇ ਅਗਿਆਨਤਾ ਤੋਂ ਮੁਕਤ ਹੋ ਕੇ ਪਰਮਾਤਮਾ ਦਾ ਨਾਮ ਜਪ ਕੇ
ਜੀਵਨ ਸਫਲ ਕਰਨ ਦਾ ਪਾਵਨ ਉਪਦੇਸ਼ ਦਿੰਦੇ ਹਨ। ਕਿਉਂਕਿ ਅਗਿਆਨਤਾ
ਹੀ ਸੰਸਾਰ ਦੇ ਸਭ ਦੁੱਖਾਂ ਦਾ ਕਾਰਨ ਹੈ।

ਮ੍ਰਿਗ ਮੀਨ ਭਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥

ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥੧॥

ਹਿਰਨ, ਮੱਛੀ, ਭੌਰਾ, ਪਤੰਗ ਅਤੇ ਹਾਥੀ ਇਹਨਾਂ ਪੰਜਾਂ ਵਿਚ ਇਕ-
ਇਕ ਦੋਸ਼ ਕਰਕੇ ਇਹਨਾਂ ਦਾ ਵਿਨਾਸ਼ ਹੋ ਜਾਂਦਾ ਹੈ। ਹਿਰਨ ਨੂੰ ਕੰਨ-ਰਸ ਹੋਣ
ਕਰਕੇ ਇਸ ਦਾ ਨਾਸ਼ ਹੋ ਜਾਂਦਾ ਹੈ। ਜਦੋਂ ਸ਼ਿਕਾਰੀ ਨੇ ਹਿਰਨ ਨੂੰ ਫੜਨਾ ਹੁੰਦਾ ਹੈ
ਤਾਂ ਘੰਡੇ-ਹੇੜੇ ਦਾ ਨਾਦ ਵਜਾਉਂਦਾ ਹੈ ਅਤੇ ਹਿਰਨ ਘੰਡੇ-ਹੇੜੇ ਦਾ ਨਾਦ
ਸੁਣਦਾ ਹੋਇਆ ਜਾਲ ਵਿਚ ਫਸ ਜਾਂਦਾ ਹੈ ਤੇ ਸ਼ਿਕਾਰੀ ਉਸ ਨੂੰ ਮਾਰ ਦਿੰਦਾ ਹੈ।
ਮੱਛੀ ਜੀਭ ਦੇ ਸਵਾਦ ਕਰਕੇ ਆਪਣਾ ਨਾਸ਼ ਕਰ ਲੈਂਦੀ ਹੈ। ਜਦੋਂ ਸ਼ਿਕਾਰੀ ਕੁੰਡੀ
ਨਾਲ ਮਾਸ ਲਾ ਕੇ ਪਾਣੀ ਵਿਚ ਸੁੱਟਦਾ ਹੈ ਤੇ ਮੱਛੀ ਜੀਭ ਦੇ ਸਵਾਦ ਕਰਕੇ ਮਾਸ
ਖਾਂਦੀ ਹੈ ਤੇ ਕੁੰਡੀ ਵਿਚ ਆਪਣਾ ਮੂੰਹ ਫਸਾ ਲੈਂਦੀ ਹੈ ਤੇ ਸ਼ਿਕਾਰੀ ਇਸ ਨੂੰ ਪਾਣੀ
ਤੋਂ ਬਾਹਰ ਕੱਢ ਲੈਂਦਾ ਹੈ ਤੇ ਇਹ ਮਾਰੀ ਜਾਂਦੀ ਹੈ। ਭੌਰਾ ਨੱਕ-ਰਸ ਕਾਰਨ
ਆਪਣੀ ਜਾਨ ਗਵਾ ਲੈਂਦਾ ਹੈ। ਜਦੋਂ ਸੂਰਜ ਉਦੈ ਹੁੰਦਾ ਹੈ ਤਾਂ ਕਮਲ ਦਾ ਫੁੱਲ
ਖਿੜਦਾ ਹੈ। ਭੌਰਾ ਇਸ 'ਤੇ ਸੁਗੰਧੀ ਲੈਣ ਲਈ ਬੈਠਦਾ ਹੈ। ਜਿਸ ਵੇਲੇ ਸੂਰਜ
ਛਿਪਦਾ ਹੈ, ਕਮਲ ਦਾ ਫੁੱਲ ਬੰਦ ਹੁੰਦਾ ਹੈ ਅਤੇ ਭੌਰਾ ਕਮਲ ਦੇ ਫੁੱਲ ਵਿਚ ਘੁੱਟ ਹੋ
ਕੇ ਮਰ ਜਾਂਦਾ ਹੈ। ਪਤੰਗੇ ਨੂੰ ਅੱਖ ਨਾਲ ਵੇਖਣ ਦਾ ਰਸ ਹੈ। ਜਿਸ ਵੇਲੇ ਇਹ
ਗੈਸ਼ਨੀ ਦੇਖਦਾ ਹੈ ਤਾਂ ਗੈਸ਼ਨੀ ਦੇਖਦਾ ਦੇਖਦਾ ਉਸ ਦੇ ਨੇੜੇ ਜਾਂਦਾ ਹੈ ਤੇ ਉਸ ਵਿਚ
ਸੜ ਕੇ ਮਰ ਜਾਂਦਾ ਹੈ। ਹਾਥੀ ਵਿਚ ਕਾਮ-ਵਾਸਨਾ ਹੈ। ਜਿਸ ਵੇਲੇ ਹਾਥੀ ਨੂੰ
ਸ਼ਿਕਾਰੀ ਨੇ ਫੜਨਾ ਹੁੰਦਾ ਹੈ ਤਾਂ ਸ਼ਿਕਾਰੀ ਟੋਆ ਪੁੱਟ ਕੇ ਉਪਰ ਕਾਨਿਆਂ ਦੀ ਛੱਡ
ਪਾ ਕੇ ਉਪਰ ਕਾਗਜ਼ਾਂ ਦੀ ਹਥਣੀ ਬਣਾ ਕੇ ਖੜੀ ਕਰ ਦਿੰਦਾ ਹੈ। ਹਾਥੀ ਹਥਣੀ ਦੇ
ਨੇੜੇ ਪੁੱਜਦਾ ਹੈ ਤਾਂ ਟੋਏ ਵਿਚ ਗਿਰ ਜਾਂਦਾ ਹੈ। ਉਹ ਸਾਰੀ ਉਮਰ ਮਹਾਵਤ ਦੇ
ਕੁੰਡੇ ਸਹਿੰਦਾ ਹੋਇਆ ਮਰ ਜਾਂਦਾ ਹੈ।

(ਸਤਿਗੁਰੂ ਨਾਨਕ ਦੇਵ ਜੀ ਮਹਾਰਾਜ ਫਰਮਾਉਂਦੇ ਹਨ—

ਭਿੰਗ ਪਤੰਗ ਕੁੰਚਰੁ ਅਰੁ ਮੀਨਾ ॥

ਮਿਰਗੁ ਮਰੈ ਸਹਿ ਅਪੁਨਾ ਕੀਨਾ ॥

(ਪੰਨਾ ੨੨੫)

ਪਰ ਜੀਵ ਵਿਚ ਇਹ ਪੰਜੇ ਨਾ ਸਾਧੇ ਜਾਣ ਵਾਲੇ ਐਬ ਹਨ। ਫਿਰ ਇਸ
ਦੇ ਬਚਣ ਦੀ ਕਿੰਨੀ ਕੁ ਆਸ ਕੀਤੀ ਜਾ ਸਕਦੀ ਹੈ?

ਮਾਧੇ ਅਬਿਦਿਆ ਹਿਤ ਕੀਨ ॥

ਬਿਬੇਕ ਦੀਪ ਮਲੀਨ ॥੧॥ ਰਹਾਉ ॥

ਹੇ ਪਰਮਾਤਮਾ ਜੀ, ਇਸ ਜੀਵ ਨੇ ਅਗਿਆਨਤਾ ਵਿਚ ਆਪਣਾ ਹਿੱਤ
ਜਾਣਿਆ ਹੈ। ਇਸ ਕਾਰਣ ਜੀਵ ਦੀ ਸੋਚਣ ਸਮਝਣ ਦੀ ਸ਼ਕਤੀ, ਸਤਿ-ਅਸਤਿ
ਨੂੰ ਜਾਨਣ ਦੀ ਸ਼ਕਤੀ ਮੈਲੀ ਹੋ ਗਈ ਹੈ। ਵਿੰਦਿਆ ਦੀ ਘਾਟ ਕਰਕੇ ਇਹ ਜੀਵ
ਭੇਦ-ਭਾਵ ਵਿਚ ਫਸ ਕੇ ਆਪਣਾ ਜੀਵਨ ਵਿਅਰਥ ਗੁਆ ਰਿਹਾ ਹੈ।

ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਅਸੋਚ ॥

ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੋਚ ॥੨॥

ਟੇਢੀਆਂ ਜੂਨਾਂ ਵਾਲੇ ਜੀਵਾਂ ਵਿਚ ਚੇਤਨਤਾ ਇਨਸ਼ਾਨ ਵਾਂਗ ਨਹੀਂ
ਹੁੰਦੀ। ਸੰਭਾਵਤ ਹੀ ਉਹਨਾਂ ਵਿਚ ਪੁੰਨ-ਪਾਪ ਦੀ, ਚੰਗੇ ਮਾੜੇ ਦੀ ਸੋਚ ਨਹੀਂ
ਹੁੰਦੀ। ਇਸ ਜੀਵ ਨੂੰ ਅਵਤਾਰਾਂ ਵਾਂਗ ਮਨੁੱਖਾ ਜਨਮ ਪ੍ਰਾਪਤ ਹੋਇਆ ਹੈ, ਪਰ
ਇਸ ਦੀ ਸੰਗਤ ਵਿਕਾਰਾਂ ਕਰਕੇ ਨੀਰਹੈ।

(ਸਤਿਗੁਰੂ ਕਬੀਰ ਸਾਹਿਬ ਵੀ ਫਰਮਾਉਂਦੇ ਹਨ—

ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥

ਇਸ ਦੇਹੀ ਕਉ ਸਿਮਰਹਿ ਦੇਵ ॥ ਸੋ ਦੇਹੀ ਭਜੁ ਹਰਿ ਕੀ ਸੇਵ ॥੧॥

(ਪੰਨਾ ੧੧੫੯)

ਗੁਰੂ ਦੀ ਸੇਵਾ ਕਰਨ ਵਾਸਤੇ ਅਤੇ ਭਗਤੀ ਦੀ ਕਮਾਈ ਕਰਨ ਵਾਸਤੇ
ਇਹ ਮਾਨਸ ਜਨਮ ਮਿਲਿਆ ਹੈ। ਇਸ ਜਨਮ ਨੂੰ ਦੇਵੀ ਦੇਵਤੇ ਤਰਸਦੇ ਹਨ।
ਇਹ ਜਨਮ ਪਰਮਾਤਮਾ ਦੇ ਸਿਮਰਨ ਲਈ ਮਿਲਿਆ ਹੈ।

ਜੀਅ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ ॥

ਕਾਲ ਫਾਸ ਅਬਧ ਲਾਗੇ ਕਛੁ ਨ ਚਲੈ ਉਪਾਇ ॥੩॥

ਜੀਵ ਜਿਬੇ-ਜਿਬੇ ਲੱਗੇ ਹੋਏ ਹਨ, ਆਪਣੇ ਕੀਤੇ ਹੋਏ ਕਰਮਾਂ ਦੇ
ਵਸੀਕਾਰ ਲੱਗੇ ਹਨ। ਪਰ ਜਦੋਂ ਜੀਵ ਨੂੰ ਨਾ ਕੱਟੀ ਜਾਣ ਵਾਲੀ ਕਾਲ ਰੂਪੀ ਮੌਤ
ਦੀ ਫਾਹੀ ਆ ਕੇ ਲੱਗਦੀ ਹੈ, ਉਸ ਅੱਗੇ ਜੀਵ ਦਾ ਕੋਈ ਉਪਾਅ ਨਹੀਂ ਚਲਦਾ।
ਉਸ ਨੂੰ ਸੰਸਾਰ ਛੱਡ ਕੇ ਜਾਣਾ ਪੈਂਦਾ ਹੈ।

ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ ਗਿਆਨ ॥

ਭਗਤ ਜਨ ਭੈ ਹਰਨ ਪਰਮਾਨੰਦ ਕਰਹੁ ਨਿਦਾਨ ॥੪॥੧॥

ਸਤਿਗੁਰ ਰਵਿਦਾਸ ਮਹਾਰਾਜ ਜੀ ਫਰਮਾਨ ਕਰਦੇ ਹਨ ਕਿ ਜਿਹੜਾ
ਜੀਵ ਇਸ ਸੰਸਾਰ ਵਿਚ ਤਪਾਂ ਵਿਚੋਂ ਸ੍ਰੇਸ਼ਟ ਤਪ ਗੁਰੂ ਦਾ ਗਿਆਨ ਪ੍ਰਾਪਤ ਕਰ
ਲੈਂਦਾ ਹੈ, ਉਹ ਵਿਸ਼ੇ ਵਿਕਾਰਾਂ ਤੋਂ ਰਹਿਤ ਹੋ ਜਾਂਦਾ ਹੈ। ਉਸ ਦੀ ਮਤ ਸੰਸਾਰ ਵਲੋਂ
ਉਦਾਸ ਹੋ ਜਾਂਦੀ ਹੈ ਅਤੇ ਉਸਦੇ ਭਰਮ ਦਾ ਨਾਸ਼ ਹੋ ਜਾਂਦਾ ਹੈ। ਪਰਮਾਤਮਾ ਆਪਣੇ
ਭਗਤਾਂ ਦੇ ਡਰ ਦਾ ਨਾਸ਼ ਕਰਨ ਵਾਲਾ ਹੈ। ਹੇ ਪਰਮਾਨੰਦ ਪ੍ਰਭੂ ਜੀ! ਆਪ ਇਸ
ਸੰਸਾਰ ਵਿਚ ਜੀਵ ਦੇ ਵਿਕਾਰਾਂ ਅਤੇ ਜਨਮ ਮਰਨ ਦੇ ਚੱਕਰ ਦਾ ਅੰਤ ਕਰੋ ਜੀ।

ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥
ਸਤਿਗੁਰ ਗਿਆਨ ਜਾਨੈ ਸੰਤ ਦੇਵਾ ਦੇਵ ॥੧ ॥
ਸੰਤ ਚੀ ਸੰਗਤਿ ਸੰਤ ਕਬਾ ਰਸੁ ॥
ਸੰਤ ਪ੍ਰੇਮ ਮਾਝੈ ਦੀਜੈ ਦੇਵਾ ਦੇਵ ॥੧ ॥ ਰਹਾਉ ॥
ਸੰਤ ਆਚਰਣ ਸੰਤ ਚੋ ਮਾਰਗੁ ਸੰਤ ਚ ਓਲੂਗ ਓਲੂਗਣੀ ॥੨ ॥
ਅਉਰ ਇਕ ਮਾਰਗੁ ਭਗਤਿ ਚਿੰਤਾਮਣਿ ॥
ਜਣੀ ਲਖਾਵਹੁ ਅਸੰਤ ਪਾਪੀ ਸਣਿ ॥੩ ॥
ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ ॥
ਸੰਤ ਅਨੰਤਹਿ ਅੰਤਰੁ ਨਾਹੀ ॥੪ ॥੨ ॥

(ਅੰਮ੍ਰਿਤਬਾਣੀ ਪੰਨਾ 11)

ਸਤਿਗੁਰ ਰਵਿਦਾਸ ਮਹਾਰਾਜ ਮਾਨਵਤਾ ਨੂੰ ਸੰਤਾਂ ਦੀ ਸੰਗਤ ਕਰਨ
ਦਾ ਪਾਵਨ ਉਪਦੇਸ਼ ਦਿੰਦੇ ਹਨ। ਸੰਤਾਂ ਦੀ ਸੰਗਤ ਵਿੱਚ ਰਹਿ ਕੇ ਹੀ ਏਕਤਾ,
ਸਮਾਨਤਾ, ਭਾਈਚਾਰਾ, ਸਾਂਝੀਵਾਲਤਾ ਤੇ ਪਰਮਾਤਮਾ ਨੂੰ ਮਿਲਣ ਦਾ ਰਸਤਾ
ਪ੍ਰਾਪਤ ਹੁੰਦਾ ਹੈ ਕਿਉਂਕਿ ਸੰਤਾਂ ਅਤੇ ਪਰਮਾਤਮਾ ਵਿਚ ਕੋਈ ਭੇਦ ਨਹੀਂ ਹੈ।
ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥
ਸਤਿਗੁਰ ਗਿਆਨ ਜਾਨੈ ਸੰਤ ਦੇਵਾ ਦੇਵ ॥੧ ॥
ਹੇ ਪਰਮਾਤਮਾ ਜੀ! ਸੰਤ ਆਪ ਦਾ ਸਰੀਰ ਹਨ ਅਤੇ ਸੰਤਾਂ ਦੀ ਸੰਗਤ
ਆਪ ਦੇ ਪ੍ਰਾਣ ਹਨ। ਸਤਿਗੁਰ ਗਿਆਨ ਨਾਲ ਹੀ ਜਾਣਿਆ ਜਾਂਦਾ ਹੈ ਕਿ ਸੰਤ
ਦੇਵਾਂ ਦੇ ਪੁਜਨੀਕ ਦੇਵ ਹਨ ਤੇ ਪਰਮਾਤਮਾ ਸਰੂਪ ਹਨ।

(ਬਾਬਾ ਫਰੀਦ ਜੀ ਫੁਰਮਾਨ ਕਰਦੇ ਹਨ—
ਕਰਿ ਕਿਰਪਾ, ਪ੍ਰਭੁ ਸਾਧਸੰਗਿ ਮੇਲੀ ॥
ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩ ॥ (ਪੰਨਾ ੨੯੪)
ਪ੍ਰਭੂ ਨੇ ਕਿਰਪਾ ਕਰਕੇ ਜਦੋਂ ਮੈਨੂੰ ਸੰਤਾਂ ਦੀ ਸੰਗਤ ਨਾਲ ਮੇਲਿਆ ਤਾਂ
ਸੰਤਾਂ ਦੀ ਸੰਗਤ ਦੇ ਪ੍ਰਤਾਪ ਕਰਕੇ ਮੈਂ ਜਿੱਧਰ ਵੀ ਦੇਖਿਆ ਮੈਨੂੰ ਅੱਲ੍ਹਾ ਬੇਲੀ
ਨਜ਼ਰ ਆਇਆ।)

ਸੰਤ ਚੀ ਸੰਗਤਿ ਸੰਤ ਕਬਾ ਰਸੁ ॥
ਸੰਤ ਪ੍ਰੇਮ ਮਾਝੈ ਦੀਜੈ ਦੇਵਾ ਦੇਵ ॥੧ ॥ ਰਹਾਉ ॥
ਹੇ ਦੇਵਾਂ ਦੇ ਦੇਵ ਪਰਮਾਤਮਾ ਜੀ! ਮੈਨੂੰ ਸੰਤਾਂ ਦੀ ਸੰਗਤ, ਸੰਤਾਂ ਦੀ
ਕਬਾ ਦਾ ਆਨੰਦ ਅਤੇ ਸੰਤਾਂ ਨਾਲ ਪ੍ਰੇਮ ਦੇਣਾ ਕਰੋ ਜੀ।
(ਸਤਿਗੁਰ ਕਬੀਰ ਮਹਾਰਾਜ ਵੀ ਫੁਰਮਾਉਂਦੇ ਹਨ—
ਸੰਤਸੰਗਤਿ ਰਾਮੁ ਰਿਦੈ ਬਸਾਈ ॥੧ ॥

.....
ਸਾਧਸੰਗਤਿ ਉਪਜੈ ਬਿਸ਼ੂਅਸ ॥
ਬਾਹਰਿ ਭੀਤਰਿ ਸਦਾ ਪ੍ਰਗਾਸ ॥੪ ॥ (ਪੰਨਾ ੩੪੩)
ਸੰਤਾਂ ਦੀ ਸੰਗਤ ਵਿਚ ਜਾ ਕੇ ਜੀਵ ਦੇ ਹਿਰਦੇ ਵਿਚ ਪਰਮਾਤਮਾ ਦੇ
ਨਾਮ ਦਾ ਵਾਸ ਹੁੰਦਾ ਹੈ। ਸੰਤਾਂ ਦੀ ਸੰਗਤ ਦੁਆਰਾ ਮਨ ਵਿਚ ਭਰੋਸਾ ਪੈਦਾ ਹੋਣ
ਨਾਲ ਸਰੀਰ ਦੇ ਅਥਵਾ-ਬ੍ਰਹਮੰਡ ਦੇ ਅੰਦਰ ਬਾਹਰ ਸਦਾ ਉਸ ਪਰਮਾਤਮਾ ਦਾ
ਪ੍ਰਕਾਸ਼ ਦਿੱਸਦਾ ਹੈ।)

ਸੰਤ ਆਚਰਣ ਸੰਤ ਚੋ ਮਾਰਗੁ ਸੰਤ ਚ ਓਲੂਗ ਓਲੂਗਣੀ ॥੨ ॥
ਹੇ ਪ੍ਰਭੂ ਜੀ! ਸੰਤਾਂ ਵਾਲਾ ਆਚਰਣ ਅਤੇ ਸੰਤਾਂ ਵਾਲਾ ਸ੍ਰੇਸ਼ਟ ਰਸਤਾ
ਮੈਨੂੰ ਦਿਉ ਜੀ ਕਿਉਂਕਿ ਸੰਸਾਰ ਵਿਚ ਸੰਤਾਂ ਦਾ ਆਚਰਣ ਤੇ ਮਾਰਗ ਸਭ ਤੋਂ
ਸ੍ਰੇਸ਼ਟ ਹੈ।

(ਸਤਿਗੁਰ ਅਰਜਨ ਦੇਵ ਜੀ ਫੁਰਮਾਉਂਦੇ ਹਨ—
ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ।
(ਪੰਨਾ ੬੨੨)
ਸੰਤਾਂ ਵਾਲਾ ਸ੍ਰੇਸ਼ਟ ਮਾਰਗ ਤੇ ਧਰਮ ਦਾ ਰਸਤਾ ਕਿਸੇ ਵਡਭਾਗੀ ਜੀਵ

ਨੂੰ ਹੀ ਪਾਪਤ ਹੁੰਦਾ ਹੈ।)

ਹੇ ਪਰਮਾਤਮਾ ਜੀ! ਮੈਨੂੰ ਸੰਤਾਂ ਦੇ ਦਾਸ਼ਾਂ ਦਾ ਦਾਸ ਬਣਾ ਦਿਓ ਜੀ
ਕਿਉਂਕਿ ਸੰਤਾਂ ਦੇ ਦਾਸ਼ਾਂ ਦਾ ਦਾਸ ਬਣਨ ਨਾਲ ਮੈਨੂੰ ਸੰਤਾਂ ਵਾਲੀ ਸੰਗਤ ਪਾਪਤ
ਹੋਵੇਗੀ।

ਅਉਠ ਇਕ ਮਾਰਾਉ ਭਗਤਿ ਚਿੰਤਾਮਣਿ ॥

ਜਣੀ ਲਖਾਵਹੁ ਅਸੰਤ ਪਾਪੀ ਸਣਿ ॥੩॥

ਪਰਮਾਤਮਾ ਜੀ, ਆਪ ਪਾਸੋਂ ਇਕ ਹੋਰ ਮੰਗ ਕਰਦਾ ਹਾਂ ਕਿ ਮੈਨੂੰ ਮਨ
ਇੱਛਿਤ ਫਲ ਦੇਣ ਵਾਲੀ ਨਾਮ ਰੂਪੀ ਭਗਤੀ-ਮਣੀ ਦਿਓ, ਪਰ ਕਦੇ ਵੀ ਮੈਨੂੰ
ਐਸੇ ਜੀਵਾਂ ਦਾ, ਜਿਹਨਾਂ ਦਾ ਕਿਰਦਾਰ ਸੰਤਾਂ ਤੋਂ ਉਲਟ ਹੈ, ਉਹਨਾਂ ਦੇ ਦਰਸ਼ਨ
ਨਾ ਕਰਾਓ ਜੀ।

(ਸਤਿਗੁਰ ਕਬੀਰ ਸਾਹਿਬ ਫਰਮਾਉਂਦੇ ਹਨ—

ਸੰਤੁ ਮਿਲੈ ਕਿਛੁ ਸੁਨੀਐ ਕਹੀਐ॥

ਮਿਲੈ ਅਸੰਤੁ ਮਸਟਿ ਕਰਿ ਰਹੀਐ॥੧॥ (ਪੰਨਾ ੮੨੦)

ਜੇਕਰ ਸੰਤ ਮਿਲ ਜਾਣ ਤਾਂ ਉਹਨਾਂ ਦੇ ਅੰਮ੍ਰਿਤ ਬਚਨ ਸਰਵਣ ਕਰਨੇ
ਚਾਹੀਦੇ ਹਨ। ਜੇਕਰ ਕੋਈ ਸ਼ੰਕਾ ਹੋਵੇ ਉਹਨਾਂ ਪਾਸੋਂ ਇਸ ਦੀ ਨਵਿਰਤੀ ਦਾ
ਬਚਨ ਸੁਣਨਾ ਚਾਹੀਦਾ ਹੈ ਪਰ ਜੇਕਰ ਕੋਈ ਖੋਟਾ ਪੁਰਸ਼ ਕਿਤੇ ਮਿਲ ਜਾਵੇ ਤਾਂ
ਉਸ ਸਾਹਮਣੇ ਚੁੱਪ ਹੀ ਰਹਿਣਾ ਚਾਹੀਦਾ ਹੈ।)

ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ ॥

ਸੰਤ ਅਨੰਤਹਿ ਅੰਤਰੁ ਨਾਹੀ॥੪॥੨॥

ਸਤਿਗੁਰੁ ਰਵਿਦਾਸ ਮਹਾਰਾਜ ਜੀ ਫੁਰਮਾਉਂਦੇ ਹਨ ਕਿ ਸੰਸਾਰੀ ਲੋਕ
ਸੰਤਾਂ ਨੂੰ ਜੋ ਮਰਜ਼ੀ ਸਮਝਣ ਪਰ ਅਸਲੀਅਤ ਇਹ ਹੈ ਕਿ ਸੰਤ ਅਤੇ ਪਾਰਬ੍ਰਹਮ
ਵਿਚ ਕੋਈ ਭੇਦ ਨਹੀਂ ਹੈ। ਸੰਤ ਸੰਸਾਰ ਵਿਚ ਪਰਮਾਤਮਾ ਦਾ ਹੀ ਰੂਪ ਹਨ।

(ਸਤਿਗੁਰੁ ਅਰਜਨ ਦੇਵ ਜੀ ਫੁਰਮਾਉਂਦੇ ਹਨ—

ਸਾਧ ਕੀ ਸੋਭਾ ਸਾਧ ਬਨਿ ਆਈ॥ ਨਾਨਕ ਸਾਧ ਪ੍ਰਭੁ ਭੇਦੁ ਨ ਭਾਈ॥

ਸੰਤਾਂ ਦੀ ਸੋਭਾ ਸੰਤ ਹੀ ਜਾਣਦੇ ਹਨ। ਹੇ ਭਾਈ! ਸੰਤਾਂ ਅਤੇ
ਪਰਮਾਤਮਾ ਵਿਚ ਕੋਈ ਭੇਦ ਨਹੀਂ ਹੈ।)

ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥

ਹਰਿ ਸਿਮਰਤ ਜਨ ਗਏ ਨਿਸਤਰਿ ਤਰੇ ॥੧॥ ਰਹਾਉ ॥

ਹਰਿ ਕੇ ਨਾਮ ਕਬੀਰ ਉਜਾਗਰ ॥

ਜਨਮ ਜਨਮ ਕੇ ਕਾਟੇ ਕਾਗਰ ॥੧॥

ਨਿਮਤ ਨਾਮਦੇਉ ਦੂਧ ਪੀਆਇਆ ॥

ਤਉ ਜਗ ਜਨਮ ਸੰਕਟ ਨਹੀਂ ਆਇਆ ॥੨॥

ਜਨ ਰਵਿਦਾਸ ਰਾਮ ਰੰਗਿ ਰਾਤਾ ॥

ਇਉ ਗੁਰ ਪਰਸਾਦਿ ਨਰਕ ਨਹੀਂ ਜਾਤਾ ॥੩॥੫॥

(ਅੰਮ੍ਰਿਤਬਾਣੀ ਪੰਨਾ 13)

ਸਤਿਗੁਰੁ ਰਵਿਦਾਸ ਮਹਾਰਾਜ ਜੀ ਸਮੁੱਚੀ ਕਾਇਨਾਤ ਨੂੰ ਪਰਮਾਤਮਾ
ਦਾ ਹਰਿ-ਨਾਮ ਜਪਣ ਦਾ ਪਾਵਨ ਉਪਦੇਸ਼ ਦਿੰਦੇ ਹੋਏ ਫਰਮਾਉਂਦੇ ਹਨ ਕਿ
ਪਰਮਾਤਮਾ ਦੇ ਹਰਿ ਨਾਮ ਵਿਚ ਰੰਗ ਹੋ ਕੇ ਸੰਸਾਰੀ ਜੀਵ ਜੀਵਨ ਮੁਕਤ ਹੋ ਜਾਂਦਾ
ਹੈ।

ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥

ਹਰਿ ਸਿਮਰਤ ਜਨ ਗਏ ਨਿਸਤਰਿ ਤਰੇ ॥੧॥ ਰਹਾਉ ॥

ਪਰਮਾਤਮਾ ਦਾ ਹਰਿ-ਹਰਿ ਨਾਮ ਜਪ ਕੇ ਪਹਿਲਾਂ ਵੀ ਸੰਸਾਰੀ ਜੀਵ
ਮੁਕਤ ਹੋਏ ਹਨ, ਹਰਿ-ਹਰਿ ਨਾਮ ਜਪ ਕੇ ਹੁਣ ਵੀ ਮੁਕਤ ਹੋ ਰਹੇ ਹਨ ਅਤੇ ਹਰਿ-
ਹਰਿ ਨਾਮ ਜਪ ਕੇ ਅੱਗੇ ਵੀ ਮੁਕਤ ਹੋਣਗੇ। ਪਰਮਾਤਮਾ ਦਾ ‘ਹਰਿ’ ਨਾਮ ਜੀਵਾਂ
ਦੇ ਹਿਰਦੇ ਨੂੰ ਉਜਵਲ ਕਰਨ ਵਾਲਾ ਹੈ। ਪਰਮਾਤਮਾ ਦਾ ਸਵਾਸ ਸਵਾਸ ‘ਹਰਿ’
ਨਾਮ ਜਪ ਕੇ ਜੀਵ ਸੰਸਾਰ ਦੇ ਨਾਤ ਰੇ ਜਾਣ ਵਾਲੇ ਭਵਸਾਰਗਰ ਤੋਂ ਪਾਰ ਹੁੰਦੇ ਹਨ।

(ਸਤਿਗੁਰ ਨਾਮਦੇਵ ਜੀ ਫੁਰਮਾਨ ਕਰਦੇ ਹਨ—

ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥

ਹਰਿ ਕੋ ਨਾਮੁ ਲੈ ਉਤਮ ਧਰਮਾ ॥ (ਪੰਨਾ ੮੨੪)

ਪਰਮਾਤਮਾ ਦਾ ਹਰਿ-ਹਰਿ ਨਾਮ ਜਪਣ ਨਾਲ ਸਭ ਤਰ੍ਹਾਂ ਦੇ ਭਰਮ ਮਿਟ
ਜਾਂਦੇ ਹਨ। ਪਰਮਾਤਮਾ ਦਾ ‘ਹਰਿ’ ਨਾਮ ਜਪਣਾ, ਸੰਸਾਰ ਵਿਚ ਸਭ ਤੋਂ ਉਤਮ
ਧਰਮ ਹੈ।

(ਸਤਿਗੁਰ ਕਬੀਰ ਸਾਹਿਬ ਜੀ ਫਰਮਾਨ ਕਰਦੇ ਹਨ—

ਐਸਾ ਗਿਆਨੁ ਬਿਚਾਰੁ ਮਨਾ॥

ਹਰਿ ਕੀ ਨ ਸਿਮਰਹੁ ਦੁਖ ਭੰਜਨਾ॥੧॥(ਪੰਨਾ ੧੧੯੧)

ਹੇ ਮਨ ! ਤੁੰ ਪਰਮਾਤਮਾ ਦੇ ਐਸੇ 'ਹਰਿ' ਗਿਆਨ ਦਾ ਵਿਚਾਰ ਕਰ ਜੋ
ਦੁੱਖਾਂ ਦੀ ਨਵਿਰਤੀ ਕਰਨ ਵਾਲਾ ਹੈ।)

(ਸਤਿਗੁਰੁ ਅਰਜਨ ਦੇਵ ਜੀ ਵੀ ਫੁਰਮਾਉਂਦੇ ਹਨ—

ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹਰੇ॥

ਉਠਤ ਬੈਠਤ ਸੋਵਤੇ ਹਰਿ ਹਰਿ ਹਰਿ ਹਰੇ॥) (ਪੰਨਾ ੮੧੦)

ਹਰਿ ਕੇ ਨਾਮ ਕਬੀਰ ਉਜਾਗਰ॥

ਜਨਮ ਜਨਮ ਕੇ ਕਾਟੇ ਕਾਗਰ॥੧॥

ਪਰਮਾਤਮਾ ਦਾ ਨਾਮ ਜਪ ਕੇ ਕਬੀਰ ਜੀ ਇਸ ਸੰਸਾਰ ਵਿਚ ਪ੍ਰਸਿੱਧ

ਹੋਏ, ਜਿਨ੍ਹਾਂ ਨੇ ਆਪਣੇ ਤਾਂ ਜਨਮਾਂ-ਜਨਮਾਂਤਰਾਂ ਦੇ ਹਿਸਾਬ-ਕਿਤਾਬ ਕੱਟ ਹੀ
ਦਿੱਤੇ ਹਨ ਸਗੋਂ ਸੰਸਾਰੀ ਲੋਕਾਂ ਨੂੰ ਏਕਤਾ-ਸਮਾਨਤਾ-ਭਾਈਚਾਰੇ ਦੀ ਲੜੀ
ਵਿਚ ਪਰੋਕੇ ਪਰਮਾਤਮਾ ਦਾ ਨਾਮ ਜਪਾ ਕੇ ਭਵਸਾਗਰ ਤੋਂ ਪਾਰ ਕੀਤਾ ਹੈ।

ਨਿਮਤ ਨਾਮਦੇਉ ਦੂਧ ਪੀਆਇਆ॥

ਤਉ ਜਗ ਜਨਮ ਸੰਕਟ ਨਹੀਂ ਆਇਆ॥੨॥

ਜਦੋਂ ਨਾਮਦੇਵ ਜੀ ਨੇ ਨਿਮਰਤਾ ਸਹਿਤ ਪਰਮਾਤਮਾ ਨੂੰ ਦੁੱਧ
ਪਿਲਾਇਆ, ਉਸ ਤੋਂ ਬਾਅਦ ਸੰਸਾਰ ਦੇ ਜਨਮ-ਮਰਨ ਦੇ ਸੰਕਟ ਵਿਚ ਨਹੀਂ
ਆਏ ਭਾਵ ਮੁਕਤ ਹੋ ਗਏ।

-ਸਾਖੀ-

ਠਾਕੁਰਾਂ ਨੂੰ ਦੁੱਧ ਪਿਆਉਣਾ

ਜਗਤ ਦੇ ਧੰਦੇ ਅਮੁੱਕ ਹਨ। ਜੀਵ ਜਗਤ ਵਿਚ ਰਹਿੰਦਾ ਹੋਇਆ ਧੰਦੇ
ਕਰਦਾ ਅੱਕ ਤੇ ਥੱਕ ਜਾਂਦਾ ਹੈ, ਪਰ ਧੰਦੇ ਨਹੀਂ ਮੁੱਕਦੇ। ਇਕ ਦਿਨ ਨਾਮਦੇਵ ਜੀ
ਦੇ ਪਿਤਾ ਨੂੰ ਕੋਈ ਐਸਾ ਕੰਮ ਪੈ ਗਿਆ, ਕਿ ਉਸ ਨੂੰ ਤਿੰਨ ਕੁ ਦਿਹਾੜੇ ਬਾਹਰ
ਜਾਣਾ ਪਿਆ। ਉਹ ਠਾਕੁਰਾਂ ਨੂੰ ਰੋਜ਼ ਦੁੱਧ ਦਾ ਭੋਗ ਲੁਆਉਂਦਾ ਸੀ। ਜਦੋਂ ਬਾਹਰ
ਚੱਲਿਆ ਤਾਂ ਉਸ ਨੇ ਨਾਮਦੇਵ ਜੀ ਨੂੰ ਤਾਕੀਦ ਕੀਤੀ ਕਿ ਮੈਂ ਤਿੰਨ ਦਿਨ ਵਾਸਤੇ
ਬਾਹਰ ਚੱਲਿਆ ਹਾਂ। ਸਵੇਰੇ ਉਠ ਕੇ ਪਹਿਲੋਂ ਇਸ਼ਨਾਨ ਕਰਨਾ, ਫਿਰ ਮੰਦਰ ਜਾ

ਕੇ ਠਾਕੁਰ ਜੀ ਦਾ ਇਸ਼ਨਾਨ ਕਰਾਉਣਾ ਤੇ ਗਉ ਚੋ ਕੇ ਦੁੱਧ ਦਾ ਭੋਗ ਲਗਾਉਣਾ।
ਇਹ ਗੱਲ ਨਾ ਭੁੱਲਣਾ ਜੇ ਠਾਕੁਰ ਜੀ ਗੁਸੇ ਹੋ ਗਏ ਤਾਂ ਅਸਾਂ ਦਾ ਕੋਈ ਟਿਕਾਣਾ
ਨਹੀਂ! ਇਉਂ ਤਾਕੀਦ ਕਰਕੇ ਨਾਮਦੇਵ ਜੀ ਦੇ ਪਿਤਾ ਚਲੇ ਗਏ।

ਅਗਲੇ ਦਿਨ ਨਾਮਦੇਵ ਜੀ ਸੁਵਖਤੇ ਉਠੇ, ਇਸ਼ਨਾਨ ਕੀਤਾ, ਕਪਲਾ
ਗਉ ਦਾ ਦੁੱਧ ਚੋ ਕੇ ਮੰਦਰ ਚਲਿਆ ਗਿਆ ਦੁੱਧ ਨੂੰ ਉੱਚੀ ਥਾਂ ਰੱਖਕੇ ਠਾਕੁਰ ਜੀ
ਦਾ ਇਸ਼ਨਾਨ ਕਰਾਇਆ। ਮੰਦਰ ਦਾ ਅੰਦਰਲਾ ਹਿੱਸਾ ਸਾਫ਼ ਕੀਤਾ ਜਦੋਂ ਥਾਂ ਸੁੱਕ
ਗਈ ਤਾਂ ਧੂਫ ਧੂਖਾ ਕੇ ਦੁੱਧ ਦਾ ਛੰਨਾ ਭਰਿਆ ਤੇ ਠਾਕੁਰ ਜੀ ਦੇ ਮੌਹਰੇ ਰੱਖ ਦਿੱਤਾ
ਦੁੱਧ ਮੌਹਰੇ ਰੱਖ ਕੇ ਮਹਾਰਾਜ ਨਾਮਦੇਵ ਜੀ ਨੇ ਬੇਨਤੀ ਕੀਤੀ—

ਦੂਧ ਕਟੋਰੈ ਗਡਵੈ ਪਾਨੀ॥ ਕਪਲ ਗਾਇ ਨਾਮੈ ਦੁਹਿਆਨੀ॥੧॥

ਦੂਧ ਪੀਓ ਗੋਬਿੰਦੇ ਰਾਇ॥ ਦੂਧ ਪੀਓ ਮੇਰੋ ਮਨੁ ਪਤੀਆਇ॥

ਨਾਹੀ ਤ ਘਰ ਕੋ ਬਾਪੁ ਰਿਸਾਇ॥੧॥ ਰਹਾਉ॥

ਸੋਇਨ ਕਟੋਰੀ ਅੰਮ੍ਰਿਤ ਭਰੀ॥ ਲੈ ਨਾਮੈ ਹਰਿ ਆਗੈ ਧਰੀ॥੨॥

ਭੋਲੇ ਨਾਮਦੇਵ ਜੀ ਨੂੰ ਨਹੀਂ ਸੀ ਪਤਾ ਕਿ ਜਗਤ ਠਾਕੁਰਾਂ ਨਾਲ ਠੱਗੀ
ਕਰਦਾ ਹੈ। ਇਕ ਚਮਚਾ ਦੁੱਧ ਠਾਕੁਰ ਜੀ ਦੇ ਮੂੰਹ ਨੂੰ ਲਾ ਕੇ ਬਾਕੀ ਦਾ ਆਪ ਪੀ
ਜਾਂਦਾ ਹੈ। ਨਾਮਦੇਵ ਜੀ ਨੇ ਜਾਣਿਆ ਕਿ ਜਿੰਨਾ ਦੁੱਧ ਠਾਕੁਰ ਜੀ ਦੇ ਅੱਗੇ
ਗੱਖੀਦਾ ਹੈ, ਉਹ ਠਾਕੁਰ ਜੀ ਦੀ ਮੂਰਤੀ ਸਾਰਾ ਦੁੱਧ ਪੀ ਜਾਂਦੀ ਹੈ, ਪਰ ਪੱਥਰ
ਮੂਰਤੀ ਦੁੱਧ ਪੀਵੇ ਕਿਵੇਂ? ਛੰਨਾ ਅਗੇ ਰੱਖਕੇ ਨਾਮਦੇਵ ਜੀ ਬੈਠੇ ਰਹੇ। ਜਦੋਂ ਬਹੁਤ
ਚਿਰ ਹੋ ਗਿਆ ਤਾਂ ਬੋਲ ਕੇ ਬੇਨਤੀ ਕਰਨ ਲੱਗੇ—‘ਹੋ ਪ੍ਰਭੂ! ਦੁੱਧ ਦਾ ਕਟੋਰਾ
(ਛੰਨਾ) ਤੇ ਪਾਣੀ ਦਾ ਗੜਵਾ ਆਪ ਦੇ ਕੋਲ ਰੱਖਿਆ ਹੋਇਆ ਹੈ। ਇਹ ਦੁੱਧ ਮੈਂ
ਕਪਲਾ ਗਉ ਚੋ ਕੇ ਲਿਆਂਦਾ ਹੈ। ਹੇ ਮੇਰੇ ਗੋਬਿੰਦ ਦੁੱਧ ਪੀਵੇ। ਜੇ ਦੁੱਧ ਨੂੰ ਪੀ
ਲਵੇਗੇ ਤਾਂ ਮੇਰਾ ਮਨ ਸ਼ਾਂਤ ਹੋ ਜਾਵੇਗਾ, ਨਹੀਂ ਤੇ ਪਿਤਾ ਜੀ ਗੁਸੇ ਹੋਣਗੇ। ਸੋਨੇ
ਦੀ ਕਟੋਰੀ (ਛੰਨਾ) ਮੈਂ ਆਪ ਅਗੇ ਰੱਖੀ ਹੈ। ਪੀਵੇ! ਜ਼ਰੂਰ ਪੀਵੇ! ਮੈਂ ਕੋਈ ਪਾਪ
ਨਹੀਂ ਕੀਤਾ। ਜੇ ਮੇਰੇ ਬਾਧ ਕੋਲੋਂ ਰੋਜ਼ ਦੁੱਧ ਪੀਂਦੇ ਹੋ ਤਾਂ ਮੈਥਾਂ ਕਿਉਂ ਨਹੀਂ ਪੀਂਦੇ? ਹੋ
ਪ੍ਰਭੂ ਕਿਰਪਾ ਕਰੋ! ਦਇਆ ਕਰੋ! ਜੇ ਅੱਜ ਦੁੱਧ ਨਾ ਪੀਤਾ ਤਾਂ ਮੇਰੀ ਖੈਰ ਨਹੀਂ।
ਆਖਦੇ ਨੇ, ਸ਼ੁੱਧ ਹਿਰਦੇ ਦੀ ਕੀਤੀ ਅਰਦਾਸ ਬਿਰਥਾ ਨਹੀਂ ਜਾਂਦੀ। ਪ੍ਰਭੂ ਨੂੰ ਪੱਥਰਾਂ
ਗਾਹੀਂ ਪ੍ਰਗਟ ਕਰ ਦਿੰਦੀ ਹੈ। ਜੋ ਕੰਮ ਨਾਮਦੇਵ ਜੀ ਦੇ ਪਿਤਾ ਜੀ ਸਾਰੀ ਉਮਰ ਨਾ
ਕਰ ਸਕੇ, ਠਾਕੁਰ ਤੇ ਆਪਣੇ ਜੀਵਨ ਨਾਲ ਠੱਗੀ ਕਰਦੇ ਰਹੇ। ਨਾ ਸ਼ੁੱਧ ਹਿਰਦੇ

ਨਾਲ ਪ੍ਰਾਰਥਨਾ ਕੀਤੀ ਨਾ ਠਾਕੁਰ ਨੇ ਦੁੱਧ ਪੀਤਾ। ਜਿਵੇਂ ਬ੍ਰਾਹਮਣ ਚਮਚੇ ਨਾਲ ਦੁੱਧ ਠਾਕੁਰ ਜੀ ਦੇ ਮੁੰਹ ਨੂੰ ਛੁਹਾਕੇ ਚਮਚਾ ਪਿੱਛੇ ਕਰ ਲੈਂਦਾ ਸੀ, ਤਿਵੇਂ ਨਾਮਦੇਵ ਜੀ ਦੇ ਪਿਤਾ ਜੀ ਕਰਦੇ ਰਹੇ। ਪਰ ਮਾਸੂਮ ਆਤਮਾ ਨਾਮਦੇਵ ਜੀ ਨੂੰ ਇਹ ਚੰਗੀ ਨਾ ਲੱਗੀ। ਉਹ ਠਾਕੁਰ ਜੀ ਅੱਗੇ ਬੈਠੇ ਤਰਲੇ ਕੱਢਦੇ ਰਹੇ। ਆਖਰ ਭਗਵਾਨ ਭਗਤੀ ਦਾ ਖਿੱਚਿਆ ਹੋਇਆ ਆ ਗਿਆ। ਪੱਥਰ ਦੀ ਮੂਰਤੀ ਵਿਚੋਂ ਪ੍ਰਗਟ ਹੋਇਆ ਮੂਰਤੀ ਰਾਹੀਂ ਹੌਸਿਆ—ਏਕੁ ਭਗਤ ਮੇਰੇ ਹਿਰਦੇ ਬਸੈ॥ ਨਾਮੇ ਦੇਖਿ ਨਗਾਇਨੁ ਹਸੈ॥੩॥ ਇਕ (ਨਾਮਦੇਵ ਜੀ) ਉਨ੍ਹਾਂ ਦੇ ਹਿਰਦੇ ਵਿਚ ਵੌਸਿਆ। ਨਾਮੇ ਨੂੰ ਦੇਖਕੇ ਭਗਵਾਨ ਹੱਸ ਪਿਆ। ਹੱਸ ਕੇ ਦੋਵੇਂ ਹੱਥ ਅੱਗੇ ਵਧਾਏ ਤੇ ਦੁੱਧ ਪੀ ਲਿਆ। ਦੁੱਧ ਪੀ ਕੇ ਮੂਰਤੀ ਫਿਰ ਜਿਉਂ ਦੀ ਤਿਊਂ ਹੋ ਗਈ। ‘ਦੂਧੁ ਪੀਆਇ ਭਗਤੁ ਘਰਿ ਗਇਆ। ਨਾਮੇ ਹਰਿ ਕਾ ਦਰਸ਼ਨੁ ਭਇਆ’ ਦੁੱਧ ਪਿਆਕੇ ਨਾਮਦੇਵ ਜੀ ਘਰ ਚਲੇ ਗਏ ਇਉਂ ਉਨ੍ਹਾਂ ਨੂੰ ਪ੍ਰਭੂ ਨੇ ਦਰਸ਼ਨ ਦਿੱਤੇ। ਇਹ ਨਾਮਦੇਵ ਜੀ ਦੀ ਭਗਤੀ ਮਾਰਗ ਵਿਚ ਪਹਿਲੀ ਫਤਹਿ ਸੀ। ਭਗਵਾਨ ਉਨ੍ਹਾਂ ਦੇ ਆਖੇ ਲੱਗਣ ਲੱਗ ਪਿਆ ਛੋਟੀ ਉਮਰ ਵਿਚ ਹੀ ਪ੍ਰਭੂ ਦਰਸ਼ਨ ਕਰ ਲਏ। ਲੋਕਾਂ ਵਿਚ ਬੜੀ ਸ਼ੋਭਾ ਹੋਈ। ਨਾਮਦੇਵ ਜੀ ਦੇ ਪਿਤਾ ਨੂੰ ਜਦ ਪਤਾ ਲੱਗਾ ਤਾਂ ਉਹ ਬਹੁਤ ਪ੍ਰਸ਼ੰਸਨ ਹੋਏ।

ਜਨ ਰਵਿਦਾਸ ਰਾਮ ਰੰਗਿ ਰਾਤਾ॥

ਇਉਂ ਗੁਰ ਪਰਸਾਦਿ ਨਰਕ ਨਹੀ ਜਾਤਾ॥੩॥੫॥

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਫਰਮਾਨ ਕਰਦੇ ਹਨ ਕਿ ਜੋ ਜੀਵ ਪਰਮਾਤਮਾ ਦੇ ‘ਹਰਿ’ ਨਾਮ ਵਿਚ ਰੰਗਿਆ ਜਾਂਦਾ ਹੈ, ਉਹ ਜੀਵ ਗੁਰੂ ਦੀ ਕਿਰਪਾ ਨਾਲ ਨਰਕ ਨੂੰ ਨਹੀਂ ਜਾਂਦਾ।

(ਸਤਿਗੁਰੂ ਕਬੀਰ ਸਾਹਿਬ ਜੀ ਫਰਮਾਉਂਦੇ ਹਨ ਕਿ—

ਕਹਿ ਕਬੀਰ ਰੰਗਿ ਰਾਤਾ॥

ਮਿਲਓ ਜਗਜੀਵਨ ਦਾਤਾ॥੮॥

(ਪੰਨਾ ੬੪੫)

ਜਿਹੜਾ ਜੀਵ ਇਸ ਸੰਸਾਰ ਵਿਚ ਪਰਮਾਤਮਾ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਸ ਨੂੰ ਜਗਜੀਵਨ ਦਾਤਾ ਪ੍ਰਮੇਸ਼ਰ ਮਿਲ ਜਾਂਦਾ ਹੈ।

ਰਾਗ ਗੁਜਰੀ

ਦੂਧੁ ਤ ਬਛਰੈ ਬਨਹੁ ਬਿਟਾਰਿਓ ॥
ਡੁਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥
ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥
ਅਵਰੁ ਨ ਡੁਲੁ ਅਨੁਪੁ ਨ ਪਾਵਉ ॥੧॥ ਰਹਾਉ ॥
ਮੈਲਾਗਰ ਬੇਰੂ ਹੈ ਭੁਇਅੰਗਾ ॥
ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥
ਧੂਪ ਦੀਪ ਨਈਬੇਦਹਿ ਬਾਸਾ ॥
ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥
ਤਨੁ ਮਨੁ ਅਰਪਉ ਪੂਜ ਚਰਾਵਉ ॥
ਗੁਰ ਪਰਸਾਦਿ ਨਿਰਜਨੁ ਪਾਵਉ ॥੪॥
ਪੂਜਾ ਅਰਚਾ ਆਹਿ ਨ ਤੋਰੀ ॥
ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

(ਅੰਮ੍ਰਿਤਬਾਣੀ ਪੰਨਾ 114)

ਸਤਿਗੁਰੂ ਰਵਿਦਾਸ ਮਹਾਰਾਜ ਜੀ ਸੰਸਾਰੀ ਜੀਵਾਂ ਨੂੰ ਪਰਮਾਤਮਾ ਅੱਗੇ ਤਨ, ਮਨ ਅਰਪਨ ਕਰਨ ਦਾ ਪਾਵਨ ਉਪਦੇਸ਼ ਕਰਦੇ ਹਨ। ਪਰਮਾਤਮਾ ਦੀ ਪੂਜਾ ਕੇਵਲ ਸੱਚੇ ਮਨ ਨਾਲ ਹੀ ਕੀਤੀ ਜਾ ਸਕਦੀ ਹੈ, ਕਿਉਂਕਿ ਦੁਨੀਆਂ ਦੇ ਸਾਰੇ ਪਦਾਰਥ ਅਪਵਿੱਤਰ ਹਨ।

ਦੂਧੁ ਤ ਬਛਰੈ ਬਨਹੁ ਬਿਟਾਰਿਓ ॥
ਡੁਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥
ਹੇ ਪਰਮਾਤਮਾ ਜੀ, ਆਪ ਦੀ ਪੂਜਾ ਸੰਸਾਰੀ ਪਦਾਰਥਾਂ ਨਾਲ ਨਹੀਂ ਕੀਤੀ ਜਾ ਸਕਦੀ। ਸੰਸਾਰੀ ਜੀਵ ਆਪ ਅੱਗੇ ਦੁੱਧ ਰੱਖ ਕੇ ਪੂਜਾ ਕਰਦੇ ਹਨ, ਪਰ ਦੁੱਧ ਚੋਣ ਤੋਂ ਪਹਿਲਾਂ ਹੀ ਵੱਛੜੇ ਵਲੋਂ ਚੁੰਘ ਕੇ ਬਣਾਂ ਵਿਚ ਹੀ ਜੂਠਾ ਕਰ ਦਿੱਤਾ ਜਾਂਦਾ ਹੈ। ਫੁੱਲਾਂ ਨੂੰ ਭੰਵਰੇ ਨੇ ਸੁਰੰਧੀ ਲੈ ਕੇ ਜੂਠਾ ਕਰ ਦਿੱਤਾ ਹੈ, ਪਾਣੀ ਨੂੰ ਮੱਛੀ ਨੇ ਜੂਠਾ ਕਰ ਦਿੱਤਾ ਹੈ। ਇਸ ਲਈ ਦੁੱਧ, ਫੁੱਲ ਤੇ ਜਲ ਪੂਜਾ ਦੀ ਸਮੱਗਰੀ ਵਜੋਂ ਯੋਗ ਨਹੀਂ ਹਨ।

(ਸਤਿਗੁਰ ਨਾਮਦੇਵ ਜੀ ਫਰਮਾਉਂਦੇ ਹਨ—

ਆਨੀਲੇ ਕੁੰਭ ਭਰਾਈਲੇ ਉਦਕ ਠਾਕੁਰ ਕਉ ਇਸਨਾਨੁ ਕਰਉ ॥

ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥

(ਪੰਨਾ ੪੯੫)

ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥

ਪਹਿਲੇ ਬਾਸੁ ਲਈ ਹੈ ਭਵਰਹ ਬੀਠਲੁ ਭੈਲਾ ਕਾਇ ਕਰਉ ॥੨॥

ਆਨੀਲੇ ਦੂਧ ਗੰਧਾਰੀਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥

ਪਹਿਲੇ ਦੂਧ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥

(ਪੰਨਾ ੪੯੫)

ਠਾਕੁਰ ਦੇ ਇਸ਼ਨਾਨ ਕਰਾਉਣ ਲਈ ਪਾਣੀ ਦਾ ਘੜਾ ਲੈ ਆਂਦਾ ਪਰ

ਉਹ ਪਾਣੀ ਅਪਵਿੱਤਰ ਹੈ ਕਿਉਂਕਿ ਉਸ ਵਿਚ 42 ਲੱਖ ਜੂਨਾਂ ਦੇ ਜੀਵ ਹਨ।

ਇਸੇ ਤਰ੍ਹਾਂ ਪੂਜਾ ਲਈ ਮਾਲਾ ਪਰੋਣ ਲਈ ਲਿਆਂਦੇ ਗਏ ਫੂਲ ਭੌਰੇ ਵਲੋਂ ਸੁਗੰਧੀ

ਲੈਣ ਦੇ ਕਾਰਨ ਅਪਵਿੱਤਰ ਹਨ। ਇਸੇ ਤਰ੍ਹਾਂ ਦੁੱਧ ਦੀ ਬਣੀ ਖੀਰ ਵੀ ਅਪਵਿੱਤਰ

ਹੈ, ਕਿਉਂਕਿ ਖੀਰ ਵਾਲੇ ਦੁੱਧ ਨੂੰ ਵੱਛੜੇ ਨੇ ਬਣਾਂ ਵਿਚ

ਹੀ ਅਪਵਿੱਤਰ ਕੀਤਾ ਹੁੰਦਾ ਹੈ।)

ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥

ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥

ਹੋ ਭਾਈ! ਮੈਂ ਪਰਮਾਤਮਾ ਦੀ ਪੂਜਾ ਕਰਨ ਲਈ ਸੰਸਾਰ ਵਿਚੋਂ ਪਵਿੱਤਰ

ਭੇਟ ਕਿੱਥੋਂ ਲਿਆ ਕੇ ਚੜ੍ਹਾਵਾਂ? ਸੰਸਾਰ ਵਿਚ ਕੋਈ ਪਵਿੱਤਰ ਅਤੇ ਅਨੋਖਾ ਫੂਲ

ਪ੍ਰਾਪਤ ਨਹੀਂ ਹੁੰਦਾ।

ਮੈਲਾਗਰ ਬੇਰੂ ਹੈ ਭੁਇਅੰਗਾ ॥

ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥

ਪ੍ਰਭੁ ਜੀ, ਚੰਦਨ ਵੀ ਆਪ ਜੀ ਦੀ ਪੂਜਾ ਕਰਨ ਦੇ ਯੋਗ ਨਹੀਂ ਕਿਉਂਕਿ

ਚੰਦਨ ਦੇ ਕੁੱਖਾਂ ਨਾਲ ਜ਼ਹਿਰ ਭਰੇ ਸੱਪ ਲਿਪਟੇ ਹੋਏ ਹੁੰਦੇ ਹਨ। ਇਸ ਲਈ ਜ਼ਹਿਰ

ਭਰੇ ਸੱਪ ਅਤੇ ਅੰਮ੍ਰਿਤ ਨਾਲ ਭਰਪੂਰ ਚੰਦਨ ਇਕ ਥਾਂ ਇਕੱਠੇ ਵਸਦੇ ਹਨ। ਚੰਦਨ

ਨੂੰ ਸੱਪਾਂ ਨੇ ਵਿਸ਼ ਨਾਲ ਅਪਵਿੱਤਰ ਕਰ ਦਿੱਤਾ ਹੈ।

ਪੂਪ ਦੀਪ ਨਈਬੇਦਹਿ ਬਾਸਾ ॥

ਕੈਸੇ ਪੂਜ ਕਰਹ ਤੇਰੀ ਦਾਸਾ ॥੩॥

ਪੂਪ, ਦੀਪਕ ਅਤੇ ਮਿੱਠੇ ਤੇ ਬੇਹੇ ਪਦਾਰਥ ਵੀ ਆਪ ਦੀ ਪੂਜਾ ਦੇ ਯੋਗ ਨਹੀਂ ਹਨ। ਫਿਰ ਪਰਮਾਤਮਾ ਜੀ ਮੈਂ ਆਪ ਦਾ ਦਾਸ ਇਨ੍ਹਾਂ ਅਪਵਿੱਤਰ ਪਦਾਰਥਾਂ ਨਾਲ ਆਪ ਦੀ ਪੂਜਾ ਕਿਵੇਂ ਕਰਾਂ?

ਤਨੁ ਮਨੁ ਅਰਪਉ ਪੂਜ ਚਰਾਵਉ ॥

ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥

ਮਾਇਆ ਤੋਂ ਰਹਿਤ ਪਰਮਾਤਮਾ ਜੀ ਆਪ ਦੀ ਪੂਜਾ ਵਜੋਂ ਆਪ ਅੱਗੇ ਤਨ ਮਨ ਅਰਪਣ ਕਰਨ ਤੇ ਗੁਰੂ ਕਿਰਪਾ ਨਾਲ ਆਪ ਦੀ ਪ੍ਰਾਪਤੀ ਹੁੰਦੀ ਹੈ।

(ਸਤਿਗੁਰੂ ਅਰਜਨ ਦੇਵ ਜੀ ਫੁਰਮਾਉਂਦੇ ਹਨ—

ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜਾ ਚੜਾਵਏ ॥)

(ਪੰਨਾ ੫੪੨)

ਪੂਜਾ ਅਰਚਾ ਆਹਿ ਨ ਤੋਰੀ ॥

ਕਹਿ ਰਵਿਦਾਸ ਕਵਨ ਗਤਿ ਮੌਰੀ ॥੫॥੧॥

ਹੇ ਪਰਮਾਤਮਾ ਜੀ ਆਪਣਾ ਤਨ ਮਨ ਅਰਪਣ ਰੂਪੀ ਸੱਚੀ ਪੂਜਾ ਤੋਂ ਬਿਨਾਂ, ਸੰਸਾਰੀ ਅਪਵਿੱਤਰ ਪਦਾਰਥਾਂ ਨਾਲ ਆਪ ਦੀ ਪੂਜਾ ਨਹੀਂ ਕੀਤੀ ਜਾ ਸਕਦੀ। ਸਤਿਗੁਰੂ ਰਵਿਦਾਸ ਮਹਾਰਾਜ ਜੀ ਫਰਮਾਉਂਦੇ ਹਨ ਕਿ ਸੱਚੀ ਪੂਜਾ ਕਰਨ ਤੋਂ ਬਹੁਰ ਮੇਰੀ ਗਤੀ ਕਿਵੇਂ ਹੋਵੇਗੀ? ਮੈਂ ਆਪ ਜੀ ਦੀ ਸੱਚੀ ਪੂਜਾ ਸੱਚੇ ਮਨ ਨਾਲ ਕਰਕੇ ਆਪ ਵਿਚ ਅਭੇਦ ਹੋ ਗਿਆ ਹਾਂ।

ਰਾਗ ਸੋਰਠ

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥
 ਅਪਨੇ ਛੁਟਨ ਕੋ ਜਤਨੁ ਕਰਹੁ ਹਮ ਛੁਟੇ ਤੁਮ ਆਰਾਧੇ ॥੧ ॥
 ਮਾਧਵੇ ਜਾਨਤ ਹਹੁ ਜੈਸੀ ਤੈਸੀ ॥
 ਅਬ ਕਹਾ ਕਰਹੁਗੇ ਐਸੀ ॥੧ ॥ ਰਹਾਉ ॥
 ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥
 ਖੰਡ ਖੰਡ ਕਰਿ ਭੋਜਨੁ ਕੀਨੋ ਤਉ ਨ ਬਿਸਰਿਓ ਪਾਨੀ ॥੨ ॥
 ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥
 ਮੋਹ ਪਟਲ ਸਭ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩ ॥
 ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥
 ਜਾ ਕਾਰਨਿ ਹਮ ਤੁਮ ਆਰਾਧੇ ਸੌ ਦੁਖੁ ਅਜਹੁ ਸਹੀਐ ॥੪ ॥੨ ॥

(ਅੰਮ੍ਰਿਤਬਾਣੀ 15)

ਸਤਿਗੁਰ ਰਵਿਦਾਸ ਜੀ ਮਹਾਰਾਜ ਸੰਸਾਰੀ ਜੀਵਾਂ ਨੂੰ ਪਰਮਾਤਮਾ ਨਾਲ
 ਸੱਚੀ ਪ੍ਰੀਤੀ ਕਰਕੇ ਪਰਮਾਤਮਾ ਨੂੰ ਪ੍ਰੇਮ ਦੇ ਬੰਧਨ ਵਿਚ ਬੰਨ੍ਹਕੇ ਸੰਸਾਰ ਦੇ ਝੂਠੇ
 ਬੰਧਨਾਂ ਵਿਚੋਂ ਮੁਕਤ ਹੋਣ ਦਾ ਪਾਵਨ ਉਪਦੇਸ਼ ਦਿੰਦੇ ਹਨ। ਜੀਵ ਨੂੰ ਪਰਮਾਤਮਾ
 ਨਾਲ ਇਸ ਤਰ੍ਹਾਂ ਦੀ ਪ੍ਰੀਤੀ ਕਰਨੀ ਚਾਹੀਦੀ ਹੈ, ਜਿਸ ਤਰ੍ਹਾਂ ਦੀ ਪ੍ਰੀਤੀ ਮੱਛੀ ਦੀ
 ਪਾਣੀ ਨਾਲ ਹੈ।

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥
 ਅਪਨੇ ਛੁਟਨ ਕੋ ਜਤਨੁ ਕਰਹੁ ਹਮ ਛੁਟੇ ਤੁਮ ਆਰਾਧੇ ॥੧ ॥
 ਹੋ ਪ੍ਰਭੂ ਜੀ! ਜੇਕਰ ਆਪ ਜੀ ਨੇ ਸਾਨੂੰ ਸੰਸਾਰ ਵਿਚ ਮੋਹ ਰੂਪੀ ਫਾਹੀ
 ਵਿਚ ਬੰਨ੍ਹਿਆ ਹੈ ਤਾਂ ਅਸੀਂ ਆਪ ਨੂੰ ਪ੍ਰੇਮ ਦੇ ਬੰਧਨ ਵਿਚ ਬੰਨ੍ਹ ਲਿਆ ਹੈ। ਹੁਣ
 ਤੁਸੀਂ ਆਪਣੇ ਛੁਟਨ ਦਾ ਯਤਨ ਕਰੋ ਕਿਉਂਕਿ ਅਸੀਂ ਤਾਂ ਆਪ ਦੀ ਅਰਾਧਨਾ
 ਕਰਕੇ ਝੂਠੇ ਸੰਸਾਰੀ ਮੋਹ ਤੋਂ ਮੁਕਤ ਹੋ ਗਏ ਹਾਂ।
 ਮਾਧਵੇ ਜਾਨਤ ਹਹੁ ਜੈਸੀ ਤੈਸੀ ॥
 ਅਬ ਕਹਾ ਕਰਹੁਗੇ ਐਸੀ ॥੧ ॥ ਰਹਾਉ ॥
 ਹੋ ਪ੍ਰਭੂ ਜੀ! ਜਿਹੀ ਮੇਰੀ ਆਪ ਨਾਲ ਪ੍ਰੀਤੀ ਹੈ, ਆਪ ਭਲੀ

ਪ੍ਰਕਾਰ ਜਾਣਦੇ ਹੋ। ਇਸ ਪ੍ਰੀਤੀ ਤੋਂ ਛੁਟਕਾਰਾ ਪਾਉਣ ਲਈ ਕੀ ਕਰੋਗੇ ?

ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥
 ਖੰਡ ਖੰਡ ਕਰਿ ਭੋਜਨੁ ਕੀਨੋ ਤਉ ਨ ਬਿਸਰਿਓ ਪਾਨੀ ॥੨ ॥
 ਮੇਰੀ ਆਪ ਨਾਲ ਐਸੀ ਅਟਲ ਪ੍ਰੀਤੀ ਹੈ, ਜੈਸੀ ਪ੍ਰੀਤੀ ਮੱਛੀ ਦੀ ਪਾਣੀ
 ਨਾਲ ਹੈ। ਫੰਦਕ ਮੱਛੀ ਨੂੰ ਪਕੜ ਕੇ ਪਾਣੀ ਤੋਂ ਵੱਖ ਕਰਕੇ ਮਾਰ ਦਿੰਦਾ ਹੈ, ਉਸ ਨੂੰ
 ਕੱਟ ਕੇ ਟੁਕੜੇ-ਟੁਕੜੇ ਕਰਦਾ ਹੈ। ਕਈ ਢੰਗਾਂ ਨਾਲ ਰਿੰਨ੍ਹ ਕੇ ਚਿੱਥ-ਚਿੱਥ ਕੇ
 ਖਾਂਦਾ ਹੈ ਤਾਂ ਵੀ ਮੱਛੀ ਨੂੰ ਪਾਣੀ ਨਹੀਂ ਭੁੱਲਦਾ। ਜੋ ਜੀਵ ਮੱਛੀ ਖਾਂਦਾ ਹੈ, ਉਸ ਨੂੰ
 ਪਿਆਸ ਬਹੁਤ ਲੱਗਦੀ ਹੈ। ਇਸ ਲਈ ਮਰਕੇ ਵੀ ਮੱਛੀ ਨੂੰ ਪਾਣੀ ਨਹੀਂ ਭੁੱਲਦਾ।
 (ਸਤਿਗੁਰ ਨਾਮਦੇਵ ਜੀ ਮਹਾਰਾਜ ਫਰਮਾਉਂਦੇ ਹਨ—
 ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨ ਰਾਮਈਆ ॥

(ਪੰਨਾ ੬੯੩)

ਜਿਵੇਂ ਮੱਛੀ ਨੂੰ ਪਾਣੀ ਪਿਆਰਾ ਹੈ, ਤਿਵੇਂ ਮੇਰੇ ਮਨ ਨੂੰ ਪਰਮਾਤਮਾ
 ਪਿਆਰਾ ਹੈ। ਸਤਿਗੁਰੂ ਨਾਨਕ ਦੇਵ ਜੀ ਮਹਾਰਾਜ ਫਰਮਾਉਂਦੇ ਹਨ—
 ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛੁਲੀ ਨੀਰ ॥ (ਪੰਨਾ ੬੦)
 ਹੇ ਮਨ, ਪਰਮਾਤਮਾ ਨਾਲ ਇਸ ਤਰ੍ਹਾਂ ਦੀ ਪ੍ਰੀਤੀ ਕਰ, ਜਿਸ ਤਰ੍ਹਾਂ ਦੀ
 ਪ੍ਰੀਤੀ ਮੱਛੀ ਦੀ ਪਾਣੀ ਨਾਲ ਹੈ।

ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥

ਮੋਹ ਪਟਲ ਸਭ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩ ॥

ਪਰਮਾਤਮਾ ਜੀ, ਆਪ ਕਿਸੇ ਦੇ ਬਾਪ ਦੀ ਮਲਕੀਅਤ ਨਹੀਂ ਹੋ। ਆਪ
 ਤਾਂ ਹਰਿ-ਪ੍ਰਕਾਸ਼ ਰੂਪ ਰਾਜਾ ਜੀ ਕੇਵਲ, ਪ੍ਰੇਮਾ ਭਗਤੀ ਕਰਨ ਵਾਲਿਆਂ ਦੇ ਹੀ
 ਹੋ। ਮੋਹ ਰੂਪੀ ਪਰਦਾ ਸਾਰੇ ਸੰਸਾਰ ਵਿਚ ਪਸਰਿਆ ਹੋਇਆ ਹੈ। ਪਰ ਮੋਹ ਰੂਪੀ
 ਪਰਦਾ ਪਰਮਾਤਮਾ ਦਾ ਨਾਮ ਜਪਣ ਵਾਲੇ ਭਗਤਾਂ ਨੂੰ ਦੁਖ ਨਹੀਂ ਦਿੰਦਾ।

ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥

ਜਾ ਕਾਰਨਿ ਹਮ ਤੁਮ ਆਰਾਧੇ ਸੌ ਦੁਖੁ ਅਜਹੁ ਸਹੀਐ ॥੪ ॥੨ ॥

ਸਤਿਗੁਰੂ ਰਵਿਦਾਸ ਜੀ ਕਥਨ ਕਰਦੇ ਹਨ ਹੋ ਪਰਮਾਤਮਾ ਜੀ, ਮੇਰੇ
 ਹਿਰਦੇ ਵਿਚ ਆਪ ਦੀ ਪ੍ਰੇਮਾ ਭਗਤੀ ਬਹੁਤ ਵੱਧ ਰਾਈ ਹੈ, ਇਹ ਮੈਂ ਕਿਸ ਨੂੰ

ਦੱਸਾਂ? ਜਿਸ ਜਨਮ-ਮਰਨ ਦੇ ਦੁੱਖ ਦੀ ਨਵਿਰਤੀ ਵਾਸਤੇ ਮੈਂ ਆਪ ਜੀ ਦੀ ਅਰਾਧਨਾ ਕਰ ਰਿਹਾ ਹਾਂ ਕੀ ਇਹ ਦੁੱਖ ਹੁਣ ਹੋਰ ਵੀ ਸਹਿਣਾ ਪਵੇਗਾ? ਭਾਵ ਨਹੀਂ ਸਹਿਣਾ ਪਵੇਗਾ।

ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥
ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥
ਹਰਿ ਹਰਿ ਹਰਿ ਨ ਜਪਹਿ ਰਸਨਾ ॥
ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥
ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥
ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥
ਸਹਜ ਸਮਾਧਿ ਉਪਾਧਿ ਰਹਤ ਫੁਨਿ ਬੱਡੇ ਭਾਗਿ ਲਿਵ ਲਾਗੀ ॥
ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥

(ਅੰਮ੍ਰਿਤਬਾਣੀ 17)

ਸਤਿਗੁਰੁ ਰਵਿਦਾਸ ਜੀ ਮਹਾਰਾਜ ਮਾਨਵਤਾ ਨੂੰ ਸੁੱਖਾਂ ਦੇ ਸਮੁੰਦਰ ਉਸ ਪਰਮਾਤਮਾ ਦੇ ਨਾਮ ਜਪਣ ਦਾ ਉਪਦੇਸ਼ ਦਿੰਦੇ ਹਨ। ਜਿਸ ਪਰਮਾਤਮਾ ਦੇ ਨਾਮ ਦੀ ਕੀਮਤ ਦੇ ਸਮਾਨ ਕੀਮਤ ਰੱਖਣ ਵਾਲੀ ਕੋਈ ਕੀਮਤੀ ਵਸਤੂ ਨਹੀਂ ਹੈ।

ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥
ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥
ਸੁੱਖਾਂ ਦਾ ਸਮੁੰਦਰ ਪਰਮਾਤਮਾ ਦਾ ਨਾਮ ਹੈ।
(ਸਤਿਗੁਰ ਕਬੀਰ ਸਾਹਿਬ ਫੁਰਮਾਉਂਦੇ ਹਨ—
ਭਵ ਸਾਗਰ ਸੁਖ ਸਾਗਰ ਮਾਹੀ) ॥ (ਪੰਨਾ ੨੨੩)

ਸੰਸਾਰ ਸਮੁੰਦਰ ਦੇ ਵਿਚ ਸੁੱਖ ਸਾਗਰ ਪਰਮਾਤਮਾ ਰੂਪ ਹੈ। ਜਿਸ ਦੇ ਅਧੀਨ ਸੁਰਤਰ ਕਲਪ ਬਿਛ, ਮਨ ਇੱਛਿਤ ਫਲ ਦੇਣ ਵਾਲੀ ਮਨੀ-ਚਿਤਾਮਣੀ, ਕਾਮਧੇਨ ਗਉਂ ਹਨ ਅਤੇ ਚਾਰ ਪਦਾਰਥ ਕਾਮ, ਅਰਥ, ਧਰਮ, ਮੌਕਸ਼।

ਅਠਾਰਾਂ ਸਿੱਧੀਆਂ—੧. ਅਣਿਮਾਂ-ਪ੍ਰਮਾਣੂ ਤੁਲ ਸੂਫ਼ਮ ਹੋ ਜਾਣਾ, ੨.

ਮਹਿਮਾਂ-ਮਹਾਂ ਸਥਾਲ ਹੋ ਜਾਣਾ, ੩. ਗਰਿਮਾ-ਰੂੰਈਂ ਜੈਸੇ ਹਲਕੇ ਪਦਾਰਥ ਦਾ ਭਾਗੀ ਹੋ ਜਾਣਾ, ੪. ਲਘਿਮਾਪ੍ਰਬਤ ਜੈਸੇ ਭਾਗੀ ਪਦਾਰਥ ਦਾ ਰੂੰਈਂ ਤੁਲ ਹਲਕੇ ਹੋ ਜਾਣਾ, ੫. ਪ੍ਰਾਪਤੀ-ਸਭ ਪਦਾਰਥਾਂ ਦੀ ਇਛਿਆ ਅਨੁਸਾਰ ਹਥ ਵਿਚ ਆ ਜਾਣਾ, ੬. ਪ੍ਰਕਾਰਮਯ-ਰੁਕਾਵਟ ਬਿਨਾਂ ਜਲ ਦੀ ਤਰ੍ਹਾਂ ਪ੍ਰਿਬਵੀ ਵਿਚ ਲੈਅ ਹੋ ਜਾਣਾ ਅਰ ਇਛਿਆ ਅਨੁਸਾਰ ਫੇਰ ਪ੍ਰਗਟ ਹੋਵਣਾ, ੭. ਵਸੀਕਰਣ-ਭੌਤਕ ਪਦਾਰਥਾਂ ਨੂੰ ਆਪਣੀ ਆਗਿਆ ਵਿਚ ਕਰ ਲੈਣਾ। ੮. ਈਸ਼ਤਾ-ਪਦਾਰਥਾਂ ਨੂੰ ਰਚਣ ਔਰ ਲੈਅ ਕਰਣ ਦੀ ਸ਼ਕਤੀ ਹੋਣੀ। ੯. ਅਨਰੂਪੀ ਸਿਧੀ-ਖੁਧਾ ਤ੍ਰਿਖਾ ਆਦਿਕ ਤਕਲੀਫ਼ਾਂ ਨਾ ਬਯਾਪਨੀਆਂ। ੧੦. ਸ੍ਰਵਣ ਸਿਧੀ-ਦੂਰ ਬੈਠਿਆਂ ਸਭਨਾਂ ਦੀ ਬਾਤ ਸੁਣ ਲੈਣੀ। ੧੧. ਦਰਸਨ ਸਿਧੀ-ਦੂਰ ਬੈਠਿਆਂ ਹੋਇਆ ਆਪਣੇ ਨੇਤਰੋਂ ਸੇ ਸਭ ਕੋ ਦੇਖ ਲੈਣਾ। ੧੨. ਮਨੋ ਬੇਗ ਸਿਧੀ-ਮਨ ਕੇ ਬੇਗ ਅਨੁਸਾਰ ਜਿਥੇ ਦਲੀਲ ਹੋਵੇ ਤਿਥੇ ਗਮਨ ਕਰਨਾ। ੧੩. ਕਾਮ ਰੂਪ ਸਿਧੀ-ਜੈਸੀ ਇਛਿਆ ਹੋਵੇ ਤੈਸਾ ਰੂਪ ਧਾਰਣ ਕਰ ਲੈਣਾ। ੧੪. ਪਰਕਾਂਯ ਪ੍ਰਵੇਸ਼ ਸਿਧੀ-ਭੂਤ ਦੀ ਤਰ੍ਹਾਂ ਪਰਾਏ ਸਰੀਰ ਵਿਚ ਪ੍ਰਵੇਸ਼ ਕਰ ਜਾਣਾ। ੧੫. ਸਵਫੰਦ ਮਿਤਯੂ ਸਿਧੀ-ਭੀਖਮ ਪਿਤਾਮਾਂ ਵਤ ਆਪਣੀ ਇਛਿਆ ਅਨੁਸਾਰ ਦੇਹ ਤਿਆਗਣੀ। ੧੬. ਸੁਰ ਕਰੀੜਾ ਸਿਧੀ-ਅਪਛਰਾਂ ਸੇ ਮਿਲ ਕੇ ਬਿਚਰਤੇ ਦੇਵਨ ਕੋ ਦੇਖਨਾ। ੧੭. ਸੰਕਲਪ ਸਿਧੀ-ਜੋ ਦਿਲ ਵਿਚ ਸੰਕਲਪ ਧਾਰਨ ਕਰੇ ਸੋ ਪੂਰਾ ਹੋਣਾ। ੧੮. ਅਪ੍ਰਹਤਿਗਤਿ ਸਿਧੀ-ਜਿਥੇ ਜਾਣਾ ਚਾਹੇ ਉਥੇ ਝਟ ਪੁਜ ਜਾਵੇ। ਸੋ ਕੁਲ ਅਠਾਰਾਂ ਸਿਧੀਆਂ ਹੋਈਆਂ।

ਨੌ ਨਿਧੀਆਂ—੧-ਪਦਮ ਸਵਰਣ ਆਦਿਕ ਧਾਤੂਓਂ ਕੀ ਖਰੀਦ ਫਰੋਖਤ ਕਰਨੀ, ਯੋਗ ਸਭ ਦੇਵ ਮੰਦਰ ਬਣਾਵਣੇ ਤੇ ਸ੍ਰੋਸ਼ਟ ਆਚਰਨ ਵਾਲਾ ਹੋਣਾ, ਪਦਮ ਨਿਧੀ ਸਦਾਉਂਦੀ ਹੈ। ਯਹਿ ਨਿਧਿ ਸਤੇ ਗੁਣੀ ਪੁਤ੍ਰ ਪੇਤਰਿਆਂ ਤਕ ਰਹਿੰਦੀ ਹੈ। ੨-ਮੇਤੀ ਮੂੰਗੇ ਹੀਰੇ ਮਾਣਕਾਦਿਕੋਂ ਕੀ ਸੌਦਾਗਰੀ ਕਰਨੀ ਉੱਤਮ ਪੁਰਸ਼ਾਂ ਕੋ ਦਾਨ ਦੇਣਾ, ਇਸ ਕਾ ਨਾਮ ਮਹਾਂ ਪਦਮ ਨਿਧਿ ਹੈ। ਇਹ ਨਿਧਿ ਵੀ ਸਤੇ ਗੁਣੀ ਤੇ ਸਤ ਪੀੜ੍ਹੀਆਂ ਤੱਕ ਰਹਿੰਦੀ ਹੈ। ੩-ਬਾਣ ਖੜਗ ਬਰਛੀ ਧਨਖ ਢਾਲਾਦਿਕ ਜਮਾਂ ਕਰੇ ਇਨ ਕੀ ਸੌਦਾਗਰੀ ਕਰੇ, ਰਾਜਯੋਂ ਸੇ ਮੈਤ੍ਰੀ ਰਖੇ ਇਸ ਕਾ ਨਾਮ ਮਕਰ ਨਿਧਿ ਹੈ। ਇਹ ਨਿਧਿ ਤਮੇ ਗੁਣੀ ਹੈ, ਏਕ ਪੁਰਖ ਤਕ ਰਹੇਗੀ। ੪-ਅੰਨ, ਘੀ, ਗੁੜ, ਤੇਲਾਦਿਕੋਂ ਕਾ ਬਿਵਹਾਰ ਕਰਨਾ, ਕਛਪ ਕੇ ਸਾਮਾਨ ਅੰਗਾਂ ਕਾ ਸੰਕੋਚ ਕਰਨਾ ਅਥਵਾ ਰਖਨਾ, ਨਾ ਆਪ ਖਾਣਾ ਨਾ ਕਿਸੀ ਕੋ ਧਨ ਆਦਿਕ ਦੇਣਾ। ਜਮੀਨ

ਵਿਚ ਦਬ ਰਖਨਾ, ਇਸ ਕਾ ਨਾਮ ਕਛਪ ਨਿਧਿ ਹੈ, ਇਹ ਨਿਧਿ ਤਮੇ ਗੁਣੀ ਹੈ ਏਕ ਪੁਰਖ ਪ੍ਰਯੰਤ ਰਹਿੰਦੀ ਹੈ। ੫-ਬੀਣਾ ਮਿਦੰਗ ਆਦਿਕ ਬਾਜੇ ਸੰਗ੍ਰਹਿ ਕਰਨੇ ਭਟ ਮਾਗਾਗ ਸੂਤ ਗਵਈਆਂ ਕੋ ਧਨ ਦੇਣਾ ਵੇਸਵਾ ਗਮਨ ਕਰਨਾ, ਇਸ ਕਾ ਨਾਮ ਮੁਕੰਦ ਨਿਧਿ ਹੈ। ਇਹ ਨਿਧਿ ਰਜੋਗੁਣੀ ਹੈ ਇਕ ਪੁਰਖ ਪ੍ਰਯੰਤ ਰਹਿੰਦੀ ਹੈ। ੬-ਧਾਤੂਆਂ ਤੇ ਰਤਨਾਂ ਤੇ ਅੰਨਾਦਿਕ ਕਾ ਬਯਾਪਾਰ ਕਰਨਾ ਅਪਮਾਨ ਦਾ ਬਚਨ ਨਾ ਸਹਾਰਨਾ, ਵਡਿਆਇਆਂ ਹੋਇਆਂ ਬਹੁਤ ਪ੍ਰੀਤ ਕਰਨੀ, ਬਹੁਤ ਭਾਰਯਾ ਹੋਣੀ ਮਾਂ, ਸੰਤਾਨ ਅਛੀ ਹੋਣੀ, ਪੂਰਬ ਮਿਤਰਾਂ ਸੇ ਮਿਲਾਪ ਵਾ ਪ੍ਰੇਮ ਅਲੋਪ ਕਰਨਾ, ਨਵਿਓਂ ਸੇ ਬਹੁਤ ਕਰਨਾ, ਇਸ ਦਾ ਨਾਮ ਕੁੰਦ ਨਿਧਿ ਹੈ ਇਹ ਗਜਸ ਤਾਮਸ ਹੈ ਤੇ ਦੋ ਪੀਹੜੀ ਤਕ ਰਹਿੰਦੀ ਹੈ। ੭-ਬਸਤ ਕਪਾਸ ਅੰਨ ਫਲ ਪੁਸ਼ਪ ਮੌਤੀ ਮੂੰਗੇ ਸੰਖ ਸਿਪੀਆਂ ਲਕੜੀਆਂ ਅੰਗ ਬਹੁਤ ਜਲ ਦੀ ਵਸਤੂਆਂ ਦੀ ਸੌਦਾਗਰੀ ਕਰਨੀ, ਤਲਾਬ ਬਗੀਚੇ ਲਗਾਉਣੇ, ਨਦੀਆਂ ਦੇ ਪੁਲ ਬਨਾਉਣੇ, ਬਿਰਛੋਂ ਕੇ ਜੰਗਲ ਅੰਗ ਪੁਸ਼ਪ ਬਾਟਕਾਦਿ ਅਨੇਕ ਪ੍ਰਕਾਰ ਦੇ ਭੋਗੋਂ ਕਾ ਭੋਗਤਾ ਹੋਣਾ, ਇਸ ਦਾ ਨਾਮ ਨੀਲ ਨਿਧਿ ਹੈ। ਇਹ ਨਿਧਿ ਸਾਂਤਵਕ ਤੇ ਤਾਮਸ ਹੈ, ਤਿੰਨ ਪੀਹੜੀ ਤਕ ਰਹਿੰਦੀ ਹੈ। ੮-ਅਕੇਲਾ ਹੀ ਉਤਮ ਭੋਜਨ ਕਰੇ ਅਰ ਉਤਮ ਬਸਤਰ ਪਹਿਰੇ, ਅੰਗ ਸਭ ਕੋ ਮਾੜਾ ਅੰਨ ਦੇਵੇ, ਬਸਤ੍ਰ ਮੈਲੇ ਦੇਵੇ ਸੂਤ ਦਾਗਾਦਿਕੋਂ ਕੋ ਕੁਛ ਨਾ ਦੇਵੇ, ਕੇਵਲ ਆਪਣੇ ਸੰਗੀਰ ਦੀ ਪਾਲਨਾ ਕਰੇ, ਇਸ ਨਿਧਿ ਕਾ ਨਾਮ ਸੰਤਥ ਨਿਧਿ ਹੈ ਤੇ ਇਹ ਨਿਧਿ ਰਜੇ ਤਮੇ ਹੈ ਤੇ ਇਕ ਪੁਰਖ ਪ੍ਰਯੰਤ ਰਹਿੰਦੀ ਹੈ। ੯-ਆਮ ਕਰਕੇ ਹਰ ਤਰ੍ਹਾਂ ਦਾ ਪਦਾਰਥ ਕੋਲ ਹੋਣਾ-ਬਰਬ ਨਿਧਿ ਕਹੀ ਜਾਂਦੀ ਹੈ। ਉਸ ਪ੍ਰਭੂ ਦੀ ਹੱਥ ਦੀ ਤਲੀ ਤੇ ਹਨ।

(ਸਤਿਗੁਰ ਅਰਜਨ ਦੇਵ ਜੀ ਫੁਰਮਾਉਂਦੇ ਹਨ—

ਸਭ ਨਿਧਾਨ ਦਸ ਅਸਟ ਨਿਧਾਨ ਠਾਕੁਰ ਕਰ ਤਲ ਧਰਿਆ॥

(ਪੰਨਾ ੪੯੫)

ਸਾਰੇ ਖਜ਼ਾਨੇ ਅਠਾਰਾਂ ਸਿੱਧੀਆਂ ਉਸ ਪਰਮਾਤਮਾ ਦੀ ਤਲੀ ਉਪਰ ਹਨ।)

ਜੋ ਜੀਵ ਪਰਮਾਤਮਾ ਦਾ ਸਿਮਰਨ ਕਰਕੇ ਪਰਮਾਤਮਾ ਨਾਲ ਇਕ-ਮਿਕ ਹੋ ਜਾਂਦਾ ਹੈ, ਉਸ ਦੇ ਵੱਸ ਵਿਚ ਵੀ ਇਹ ਸਭ ਕੁਝ ਆ ਜਾਂਦਾ ਹੈ।

ਹਰਿ ਹਰਿ ਹਰਿ ਨ ਜਪਹਿ ਰਸਨਾ॥

ਅਵਰ ਸਭ ਤਿਆਗ ਬਚਨ ਰਚਨਾ ॥੧॥ ਰਹਾਉ ॥

ਹੇ ਜੀਵ, ਤੂ ਐਸੇ ਸੁੱਖਾਂ ਦੇ ਸਮੁੰਦਰ ਦਾ ਨਾਮ ਆਪਣੀ ਰਸਨਾ ਨਾਲ ਕਿਉਂ ਨਹੀਂ ਜਪਦਾ। ਹੋਰ ਸਾਰੀਆਂ ਫਜ਼ੂਲ ਗੱਲਾਂ ਨੂੰ ਛੱਡ ਕੇ ਹਰੀ ਨਾਮ ਨੂੰ ਕਿਉਂ ਨਹੀਂ ਜਪਦਾ?

ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ॥

ਬਿਆਸ ਬਿਚਾਰਿ ਕਹਿਓ ਪਰਮਾਰਥ ਰਾਮ ਨਾਮ ਸਰਿ ਨਾਹੀ॥੨॥

ਅਨੇਕਾਂ ਪ੍ਰਕਾਰ ਦੇ ਪ੍ਰਸੰਗ ਅਠਾਰਾਂ ਪੁਰਾਣ ਅਤੇ ਚਾਰੇ ਵੇਦਾਂ ਦੀਆਂ ਵਿਧੀਆਂ ਸਭ ਚੌਂਤੀ ਅੱਖਰਾਂ ਵਿਚ ਹੀ ਲਿਖੇ ਗਏ ਹਨ। ਵੇਦ ਵਿਆਸ ਜੀ ਨੇ ਸਭ ਗ੍ਰੰਥਾਂ ਸ਼ਾਸਤਰਾਂ ਨੂੰ ਵਿਚਾਰ ਕੇ ਅੰਤ ਵਿਚ ਇਹ ਕਿਹਾ ਕਿ ਇਸ ਸੰਸਾਰ ਵਿਚ ਰਾਮ ਨਾਮ ਦੇ ਨਾਂ ਤੁੱਲ ਕੁਝ ਵੀ ਨਹੀਂ ਹੈ।

(ਸਤਿਗੁਰ ਅਰਜਨ ਦੇਵ ਜੀ ਫੁਰਮਾਉਂਦੇ ਹਨ—

ਸ਼ਲੋਕ,—ਬਹੁ ਸਾਸਤ੍ਰ ਬਹੁ ਸਿਮ੍ਰਤੀ ਪੇਖੇ ਸਰਬ ਢੱਡੋਲਿ॥

ਪੁਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲਿ॥

—ਸ੍ਰੀ ਸੁਖਮਨੀ ਸਾਹਿਬ

ਬਹੁਤ ਸਾਰੇ ਸ਼ਾਸਤਰਾਂ ਅਤੇ ਬਹੁਤ ਸਾਰੀਆਂ ਸਿਮਰਤੀਆਂ ਦੀ ਪੜ੍ਹੋਲ ਕੀਤੀ ਪਰ ਹਰਿ ਦੇ ਨਾਮ ਬਰਾਬਰ ਕੋਈ ਵੀ ਨਹੀਂ ਪੁੱਜਦਾ ਉਸ ਪ੍ਰਭੂ ਦਾ ਨਾਮ ਅਮੋਲਕ ਹੈ।)

ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ॥

ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ॥੩॥੮॥

ਉਸ ਪਰਮਾਤਮਾ ਦੇ ਨਾਮ ਵਿਚ ਨਿਰ-ਵਿਕਲਪ ਸਮਾਧਿ ਵਿਸ਼ੇ ਵਿਕਾਰਾਂ ਰੂਪੀ ਉਪਾਧਿਆਂ ਤੋਂ ਰਹਿਤ ਹੋ ਕੇ ਲੱਗਦੀ ਹੈ। ਵੱਡੇ ਭਾਗਾਂ ਨਾਲ ਜੀਵ ਦੀ ਬਿਰਤੀ ਪਰਮਾਤਮਾ ਨਾਲ ਜੁੜਦੀ ਹੈ। ਸਤਿਗੁਰ ਰਵਿਦਾਸ ਜੀ ਫੁਰਮਾਉਂਦੇ ਹਨ ਕਿ ਜਿਸ ਜੀਵ ਦੇ ਹਿਰਦੇ 'ਚ ਪਰਮਾਤਮਾ ਦੇ ਨਾਮ ਦਾ ਪ੍ਰਕਾਸ਼ ਹੋ ਜਾਂਦਾ ਹੈ, ਉਹ ਜੀਵ ਜਨਮ-ਮਰਨ ਦੇ ਭੈਅ ਤੋਂ ਮੁਕਤ ਹੋ ਜਾਂਦਾ ਹੈ।

ਜਉ ਤੁਮ ਗਿਰਿਵਰ ਤਉ ਹਮ ਮੋਰਾ ॥

ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧ ॥

ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀਂ ਤੋਰਹਿ ॥

ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧ ॥ ਰਹਾਉ ॥

ਜਉ ਤੁਮ ਦੀਵਰਾ ਤਉ ਹਮ ਬਾਤੀ ॥

ਜਉ ਤੁਮ ਤੀਰਥ ਤਉ ਹਮ ਜਾਤੀ ॥੨ ॥

ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥

ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩ ॥

ਜਹ ਜਹ ਜਾਉ ਤਹਾ ਤੇਰੀ ਸੇਵਾ ॥

ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪ ॥

ਤੁਮਰੇ ਭਜਨ ਕਟਹਿ ਜਮ ਫਾਂਸਾ ॥

ਭਗਤਿ ਹੇਤ ਗਾਵੈ ਰਵਿਦਾਸਾ ॥੫ ॥ (ਅੰਮ੍ਰਿਤਬਾਣੀ 17)

ਸਤਿਗੁਰੂ ਰਵਿਦਾਸ ਜੀ ਮਹਾਰਾਜ ਮਾਨਵਤਾ ਨੂੰ ਪਰਮਾਤਮਾ ਨਾਲ
ਅਟੁੱਟ ਪ੍ਰੀਤੀ ਕਰਨ ਦਾ ਉਪਦੇਸ਼ ਦਿੰਦੇ ਹਨ।

ਜਉ ਤੁਮ ਗਿਰਿਵਰ ਤਉ ਹਮ ਮੋਰਾ ॥

ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧ ॥

ਪਰਮਾਤਮਾ ਜੀ ਮੇਰੀ ਪ੍ਰੀਤੀ ਆਪ ਨਾਲ ਇਸ ਤਰ੍ਹਾਂ ਹੈ, ਜੇਕਰ ਆਪ
ਹਰਿਆਵਲੇ ਪਹਾੜ ਹੋਵੇ ਤੇ ਮੈਂ ਉਸ ਪਹਾੜ ਉੱਤੇ ਰਹਿਣ ਵਾਲਾ ਮੌਰ ਬਣਾ,
ਕਿਉਂਕਿ ਮੌਰ ਦੀ ਸਭ ਤੋਂ ਵੱਧ ਪ੍ਰੀਤੀ ਹਰਿਆਵਲੇ ਪਹਾੜ ਨਾਲ ਹੁੰਦੀ ਹੈ। ਜੇਕਰ
ਆਪ ਚੰਦਰਮਾ ਹੋਵੇ ਤਾਂ ਮੈਂ ਚਕੋਰ ਹੋਵਾਂ।

(ਸਤਿਗੁਰੂ ਅਰਜਨ ਦੇਵ ਜੀ ਮਹਾਰਾਜ ਫਰਮਾਉਂਦੇ ਹਨ—

ਪ੍ਰਭ ਤੁਝ ਬਿਨਾ ਨਹੀਂ ਹੋਰ ॥ ਮਨ ਪ੍ਰੀਤਿ ਚੰਦ ਚਕੋਰਾ ॥

(ਪੰਨਾ ੯੩੮)

ਹੇ ਪ੍ਰਭੂ ਜੀ! ਮੇਰੀ ਪ੍ਰੀਤੀ ਆਪ ਤੋਂ ਬਿਨਾਂ ਕਿਸੇ ਹੋਰ ਨਾਲ ਨਹੀਂ ਹੈ। ਮੇਰੇ
ਮਨ ਦੀ ਪ੍ਰੀਤੀ ਆਪ ਜੀ ਨਾਲ ਇਸ ਤਰ੍ਹਾਂ ਦੀ ਹੈ, ਜਿਸ ਤਰ੍ਹਾਂ ਚਕੋਰ ਦੀ ਚੰਦਰਮਾ
ਨਾਲ ਹੈ।

ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀਂ ਤੋਰਹਿ ॥

ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧ ॥ ਰਹਾਉ ॥

ਹੇ ਪਰਮਾਤਮਾ ਜੀ, ਜੇਕਰ ਤੁਸੀਂ ਮੇਰੇ ਨਾਲ ਪ੍ਰੀਤੀ ਨਹੀਂ ਤੋੜੋਗੇ ਤਾਂ ਮੈਂ
ਵੀ ਆਪ ਨਾਲੋਂ ਪ੍ਰੀਤੀ ਨਹੀਂ ਤੋੜਾਂਗਾ। ਆਪ ਨਾਲੋਂ ਪ੍ਰੀਤੀ ਤੋੜ ਕੇ ਹੋਰ ਮੈਂ ਕਿਸ
ਨਾਲ ਜੋੜਾਂਗਾ?

ਜਉ ਤੁਮ ਦੀਵਰਾ ਤਉ ਹਮ ਬਾਤੀ ॥

ਜਉ ਤੁਮ ਤੀਰਥ ਤਉ ਹਮ ਜਾਤੀ ॥੨ ॥

ਜੇਕਰ ਪਰਮਾਤਮਾ ਜੀ ਆਪ ਦੀਵਾ ਹੋਵੇ ਤਾਂ ਮੈਂ ਉਸ ਦੀਵੇ ਵਿਚ
ਜਗਣ ਵਾਲੀ ਬੱਤੀ ਬਣਾਂ। ਜੇਕਰ ਆਪ ਤੀਰਥ ਹੋਵੇ ਤਾਂ ਮੈਂ ਉਸ ਤੀਰਥ ਦਾ
ਯਾਤਰੀ ਬਣਾ।

ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥

ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩ ॥

ਹੇ ਪਰਮਾਤਮਾ ਜੀ! ਮੈਂ ਸੰਸਾਰ ਦੀ ਝੂਠੀ ਪ੍ਰੀਤਿ ਤਿਆਗ ਕੇ ਆਪ ਨਾਲ
ਸੱਚੀ ਪ੍ਰੀਤ ਜੋੜੀ ਹੈ ਅਤੇ ਆਪ ਨਾਲ ਸੱਚੀ ਪ੍ਰੀਤ ਜੋੜ ਕੇ ਹੋਰ ਸਭਨਾਂ ਨਾਲੋਂ
ਤੋੜੀ ਹੈ।

(ਸਤਿਗੁਰੂ ਅਰਜਨ ਦੇਵ ਮਹਾਰਾਜ ਜੀ ਫਰਮਾਉਂਦੇ ਹਨ—

ਪ੍ਰਭ ਕੀ ਪ੍ਰੀਤਿ ਸਦਾ ਸੁਖ ਹੋਇ ॥ (ਪੰਨਾ ੩੯੧)

ਪਰਮਾਤਮਾ ਨਾਲ ਪ੍ਰੀਤ ਕਰਨ ਤੇ ਹਮੇਸ਼ਾ ਸੁਖ ਪ੍ਰਾਪਤ ਹੁੰਦਾ ਹੈ।

ਜਹ ਜਹ ਜਾਉ ਤਹਾ ਤੇਰੀ ਸੇਵਾ ॥

ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪ ॥

ਹੇ ਪਰਮਾਤਮਾ ਜੀ, ਮੈਂ ਜਿੱਥੋ-ਜਿੱਥੇ ਜਾਂਦਾ ਹਾਂ ਆਪ ਦੀ ਹੀ ਸੇਵਾ
ਸਿਮਰਨ ਕਰਦਾ ਹਾਂ। ਆਪ ਵਰਗਾ ਇਸ ਸੰਸਾਰ ਵਿਚ ਕੋਈ ਹੋਰ ਮਾਲਕ ਦੇਵ
ਨਹੀਂ ਹੈ।

ਤੁਮਰੇ ਭਜਨ ਕਟਹਿ ਜਮ ਫਾਂਸਾ ॥

ਭਗਤਿ ਹੇਤ ਗਾਵੈ ਰਵਿਦਾਸਾ ॥੫ ॥

ਪਰਮਾਤਮਾ ਜੀ, ਆਪ ਦਾ ਭਜਨ ਜਮਦੂਤਾਂ ਦੀ ਫਾਹੀ ਕੱਟ ਦਿੰਦਾ ਹੈ।

ਸਤਿਗੁਰ ਰਵਿਦਾਸ ਜੀ ਫਰਮਾਉਂਦੇ ਹਨ ਕਿ ਮੈਂ ਆਪ ਜੀ ਦੀ ਪ੍ਰੇਮਾ-ਭਗਤੀ ਵਾਸਤੇ ਹੀ ਆਪ ਜੀ ਦੇ ਗੁਣ ਗਾਉਂਦਾ ਹਾਂ।

(ਸਤਿਗੁਰ ਕਬੀਰ ਸਾਹਿਬ ਜੀ ਫਰਮਾਉਂਦੇ ਹਨ—

ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥

ਕਹੁ ਕਬੀਰ ਸੰਸਾ ਨਹੀਂ ਅੰਤਿ ਪਰਮ ਗਤਿ ਪਾਇ । (ਪੰਨਾ ੩੩੫)

ਕੋਈ ਵੀ ਜੀਵ ਪਰਮਾਤਮਾ ਦੇ ਗੁਣ ਸ਼ਰਧਾ ਸਹਿਤ ਚਿੱਤ ਲਾ ਕੇ ਗਾਵੈ, ਚਾਹੇ ਕੋਈ ਸੁਣੇ, ਕਬੀਰ ਸਾਹਿਬ ਫਰਮਾਉਂਦੇ ਹਨ ਕਿ ਇਸ ਵਿਚ ਕੋਈ ਸ਼ੱਕ ਨਹੀਂ, ਅਜਿਹਾ ਵਡਭਾਗਾ ਜੀਵ ਜ਼ਰੂਰ ਹੀ ਅੰਤ ਸਮੇਂ ਮੁਕਤੀ ਪ੍ਰਾਪਤ ਕਰੇਗਾ।

ਰਾਗ ਬਿਲਾਵਲੁ

ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥

ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥੧॥

ਤੂ ਜਾਨਤ ਮੈ ਕਿਛੁ ਨਹੀਂ ਭਵ ਖੰਡਨ ਰਾਮ ॥

ਸਰਗਲ ਜੀਅ ਸਰਨਾਗਤੀ ਪ੍ਰਭ ਪੂਰਨ ਕਾਮ ॥੧॥ ਰਹਾਉ ॥

ਜੋ ਤੇਰੀ ਸਰਨਾਗਤਾ ਤਿਨ ਨਾਹੀ ਭਾਰੁ ॥

ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥੨॥

ਕਹਿ ਰਵਿਦਾਸ ਅਕਥ ਕਥਾ ਬਹੁ ਕਾਇ ਕਰੀਜੈ ॥

ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ ॥੩॥੧॥

(ਅੰਮ੍ਰਿਤਬਾਣੀ 29)

ਸਤਿਗੁਰ ਰਵਿਦਾਸ ਮਹਾਰਾਜ ਜੀ ਉਸ ਸਮੇਂ ਦੀ ਪ੍ਰਚਲਿਤ ਮਾਨਵ ਵਿਰੋਧੀ ਦਸ਼ਾ ਦਾ ਬਿਆਨ ਕਰਦੇ ਹੋਏ ਸਮੁੱਚੀ ਮਾਨਵਤਾ ਨੂੰ ਉਪਦੇਸ਼ ਦਿੰਦੇ ਹਨ ਕਿ ਪਰਮਾਤਮਾ ਦਾ ਨਾਮ ਜਪਣ ਵਾਲਾ ਭਾਵੇਂ ਸੰਸਾਰੀ ਤੌਰ 'ਤੇ ਉੱਚਾ ਜਾਂ ਨੀਵਾਂ ਗਿਣਿਆ ਜਾਂਦਾ ਹੋਵੇ, ਪਰ ਪਰਮਾਤਮਾ ਦੀ ਸ਼ਰਨ ਪ੍ਰਾਪਤ ਕਰਨ ਨਾਲ ਉਸਦੇ ਸਭ ਕਾਰਜ ਪੂਰਨ ਹੋ ਜਾਂਦੇ ਹਨ।

)ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥

ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥੧॥

ਹੇ ਪਰਮਾਤਮਾ ਜੀ, ਜਿਸ ਸਮਾਜ ਵਿਚ ਮੈਂ ਪੈਦਾ ਹੋਇਆ ਹਾਂ, ਉਸ ਨੂੰ ਮਾਨਵੀ ਅਧਿਕਾਰਾਂ ਤੋਂ ਵੰਚਿਤ ਰੱਖਿਆ ਗਿਆ ਹੈ। ਸਾਡੀ ਐਸੀ ਗਰੀਬੀ, ਦਰਦਨਾਕ ਦਸ਼ਾ ਨੂੰ ਵੇਖ ਕੇ ਸਭ ਕੋਈ ਹੱਸਦਾ ਸੀ ਪਰ ਪਰਮਾਤਮਾ ਜੀ, ਆਪ ਦਾ ਨਾਮ ਜਪਣ ਕਰਕੇ ਹੁਣ 18 ਸਿੱਧੀਆਂ ਮੇਰੀ ਹੱਥ ਦੀ ਹਥੇਲੀ 'ਤੇ ਆ ਗਈਆਂ ਹਨ। ਇਹ ਸਭ ਆਪ ਦੀ ਕਿਰਪਾ ਹੀ ਹੈ।

ਤੂ ਜਾਨਤ ਮੈ ਕਿਛੁ ਨਹੀਂ ਭਵ ਖੰਡਨ ਰਾਮ ॥

ਸਰਗਲ ਜੀਅ ਸਰਨਾਗਤੀ ਪ੍ਰਭ ਪੂਰਨ ਕਾਮ ॥੧॥ ਰਹਾਉ ॥

ਹੇ ਜਨਮ-ਮਰਨ ਦੇ ਚੱਕਰ ਕੱਟਣ ਵਾਲੇ ਪਰਮਾਤਮਾ ਜੀ ! ਤੁਸੀਂ ਘਟ-ਘਟ ਦੀ ਜਾਣਦੇ ਹੋ, ਪਰ ਮੈਂ ਕੁਝ ਵੀ ਨਹੀਂ ਜਾਣਦਾ। ਜੋ ਜੀਵ ਆਪ ਦੀ ਸ਼ਰਨ ਲੈਂਦੇ ਹਨ, ਉਹਨਾਂ ਸਭਨਾਂ ਦੀਆਂ ਸਭ ਮਨੋਕਾਮਨਾਵਾਂ ਪੂਰਨ ਹੁੰਦੀਆਂ ਹਨ।

ਜੋ ਤੇਰੀ ਸਰਨਾਗਤਾ ਤਿਨ ਨਾਹੀ ਭਾਰੁ ॥

ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥੨॥

ਹੇ ਪ੍ਰਭੂ ਜੀ ! ਜੋ ਜੀਵ ਆਪ ਦੀ ਸ਼ਰਨ ਗ੍ਰਹਿਣ ਕਰ ਲੈਂਦਾ ਹੈ ਉਸ ਨੂੰ ਕੋਈ ਵੀ ਦੁੱਖ ਅਤੇ ਕਰਮਾਂ ਦਾ ਭਾਰ ਨਹੀਂ ਰਹਿੰਦਾ। ਆਪ ਜੀ ਦੀ ਸ਼ਰਨ ਪ੍ਰਾਪਤ ਕਰਨ ਨਾਲ ਉੱਚੇ, ਨੀਵੇਂ, ਅਮੀਰ, ਗਰੀਬ ਸਭ ਜੀਵ ਨੇ ਤਰੇ ਜਾਣ ਵਾਲੇ ਸੰਸਾਰ ਨੂੰ ਤਰ ਜਾਂਦੇ ਹਨ।

ਕਹਿ ਰਵਿਦਾਸ ਅਕਥ ਕਥਾ ਬਹੁ ਕਾਇ ਕਰੀਜੈ ॥

ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ ॥੩॥੧॥

ਸਤਿਗੁਰ ਜੀ ਫਰਮਾਉਂਦੇ ਹਨ ਕਿ ਹੇ ਪਰਮਾਤਮਾ ਜੀ, ਆਪ ਦੀ ਕਥਾ ਅਕੱਥ ਹੈ। ਇਸ ਲਈ ਬਹੁਤੀਆਂ ਕਥਾਵਾਂ ਕਿਸ ਵਾਸਤੇ ਕਰਨੀਆਂ ਹਨ। ਇਹ ਸੰਸਾਰੀ ਜੀਵ ਆਪ ਨੂੰ ਕਿਹੜੀ ਉਪਮਾ ਦੇ ਸਕਦਾ ਹੈ ? ਜੋ ਤੁਸੀਂ ਹੋ ਕੇਵਲ ਤੁਸੀਂ ਹੀ ਹੋ। ਆਪ ਦੇ ਸਮਾਨ ਕੋਈ ਦੂਸਰਾ ਹੈ ਹੀ ਨਹੀਂ।

(ਸਤਿਗੁਰ ਕਬੀਰ ਜੀ ਫਰਮਾਉਂਦੇ ਹਨ—

ਸਹਜ ਕੀ ਅਕਥ ਕਥਾ ਹੈ ਨਿਰਾਰੀ ॥(ਪੰਨਾ ੩੩੩)

ਪਰਮਾਤਮਾ ਦੀ ਸਹਿਜ ਅਵਸਥਾ ਦੀ ਕਥਾ ਅਕੱਥ ਅਤੇ ਨਿਰਾਲੀ ਹੈ।
ਸਤਿਗੁਰ ਅਰਜਨ ਦੇਵ ਜੀ ਫਰਮਾਉਂਦੇ ਹਨ—
ਤੇਰੀ ਅਕਥ ਕਥਾ ਕਬਨੁ ਨ ਜਾਈ ॥ (ਪੰਨਾ ੬੧੦)

ਪਰਮਾਤਮਾ ਜੀ ਆਪ ਦੀ ਕਥਾ ਅਕੱਥ ਹੈ, ਜੋ ਕਬਨ ਨਹੀਂ ਕੀਤੀ ਜਾਂਦੀ।

ਜਿਹ ਕੁਲ ਸਾਧੁ ਬੈਸਨੌ ਹੋਇ ॥

ਬਰਨ ਅਬਰਨ ਰੰਕੁ ਨਹੀਂ ਈਸੁਰੁ
ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥

ਬ੍ਰਹਮਨ ਬੈਸ ਸੂਦ ਅਰੁ ਖੂਡੀ
ਭੋਮ ਚੰਡਾਰ ਮਲੇਛ ਮਨ ਸੋਇ ॥
ਹੋਇ ਪੁਨੀਤ ਭਗਵੰਤ ਭਜਨ ਤੇ
ਆਪੁ ਤਾਰਿ ਤਾਰੇ ਕੁਲ ਦੋਇ ॥੧॥

ਧੰਨਿ ਸੁ ਗਾਉ ਧੰਨਿ ਸੋ ਠਾਉ
ਧੰਨਿ ਪੁਨੀਤ ਕੁਟੰਬ ਸਭ ਲੋਇ ॥
ਜਿਨਿ ਪੀਆ ਸਾਰ ਰਸੁ ਤਜੇ ਆਨ ਰਸ
ਹੋਇ ਰਸ ਮਗਨ ਢਾਰੇ ਬਿਖੁ ਖੋਇ ॥੨॥

ਪੰਡਿਤ ਸੂਰ ਛੜਪਤਿ ਰਾਜਾ
ਭਗਤ ਬਰਾਬਰਿ ਅਉਰੁ ਨ ਕੋਇ ॥
ਜੈਸੇ ਪੁਰੈਨ ਪਾਤ ਰਹੈ ਜਲ ਸਮੀਪ
ਭਨਿ ਰਵਿਦਾਸ ਜਨਮੇ ਜਗਿ ਓਇ ॥੩॥੨॥ (ਅੰਮ੍ਰਿਤਬਾਣੀ 29)

ਸਤਿਗੁਰੂ ਰਵਿਦਾਸ ਜੀ ਮਹਾਰਾਜ ਪਾਵਨ ਉਪਦੇਸ਼ ਦਿੰਦੇ ਹਨ ਕਿ
ਜਿਸ ਕੁਲ ਵਿਚ ਪ੍ਰਭੂ ਦਾ ਸਿਸਰਨ ਕਰਨ ਵਾਲੇ ਸੰਤ ਹੁੰਦੇ ਹਨ, ਉਹ ਕੁਲ ਇਸ
ਸੰਸਾਰ ਵਿਚ ਉੱਤਮ ਗਿਣੀ ਜਾਂਦੀ ਹੈ। ਭਾਵੇਂ ਉਹ ਕੁਲ ਵਰਣਾਂ ਵਿਚੋਂ ਜਾਂ
ਅਵਰਣਾਂ ਵਿਚੋਂ ਹੋਵੇ। ਪ੍ਰਭੂ ਦੇ ਭਗਤ ਦੀ ਬਰਾਬਰੀ ਮਹਾਂ ਵਿਦਵਾਨ ਪੰਡਿਤ,
ਸਾਰੇ ਸੰਸਾਰ 'ਤੇ ਜਿੱਤ ਪ੍ਰਾਪਤ ਕਰਨ ਵਾਲਾ ਸੂਰਬੀਰ ਸੂਰਮਾ, ਸਾਰੇ ਸੰਸਾਰ 'ਤੇ
ਰਾਜ ਕਰਨ ਵਾਲਾ ਛਤਰਪਤੀ ਰਾਜਾ ਅਤੇ ਹੋਰ ਕੋਈ ਵੀ ਨਹੀਂ ਕਰ ਸਕਦਾ।

ਜਿਹ ਕੁਲ ਸਾਧੁ ਬੈਸਨੌ ਹੋਇ ॥
ਬਰਨ ਅਬਰਨ ਰੰਕੁ ਨਹੀਂ ਈਸੁਰੁ
ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥

ਜਿਸ ਕੁਲ ਵਿਚ ਪਰਮਾਤਮਾ ਦੇ ਨਾਮ ਜਪਣ ਵਾਲੇ ਸੰਤ ਜਨਮ ਲੈਂਦੇ
ਹਨ, ਭਾਵੇਂ ਉਹ ਵਰਣਾਂ ਵਿਚੋਂ ਬ੍ਰਾਹਮਣ, ਖੱਤਰੀ, ਵੈਸ਼, ਸੂਦਰ ਹੋਣ ਅਤੇ ਭਾਵੇਂ
ਵਰਣਾਂ ਤੋਂ ਬਾਹਰ ਹੋਣ, ਉਹ ਕੰਗਾਲ ਨਹੀਂ ਹੈ। ਸਗੋਂ ਉਹ ਪ੍ਰਭੂ ਦਾ ਸਰੂਪ ਹੈ ਅਤੇ
ਉਸਦੀ ਪਵਿੱਤਰ ਵਾਸਨਾਂ ਸਾਰੇ ਸੰਸਾਰ ਵਿਚ ਜਾਣੀ ਜਾਂਦੀ ਹੈ।

(ਸਤਿਗੁਰੂ ਕਬੀਰ ਸਾਹਿਬ ਜੀ ਫਰਮਾਉਂਦੇ ਹਨ—

ਕਬੀਰ ਸੋਈ ਕੁਲ ਭਲੀ ਜਾ ਕੁਲ ਹਰਿ ਕੌ ਦਾਸੁ ॥ (ਪੰਨਾ ੧੩੧੦)

ਉਹੀ ਕੁਲ ਭਲੀ ਹੈ, ਜਿਸ ਕੁਲ ਵਿਚ ਪਰਮਾਤਮਾ ਦਾ ਨਾਮ ਜਪਣ
ਵਾਲਾ ਪਰਮਾਤਮਾ ਦਾ ਦਾਸ ਪੈਦਾ ਹੁੰਦਾ ਹੈ।)

ਬ੍ਰਹਮਨ ਬੈਸ ਸੂਦ ਅਰੁ ਖੂਡੀ

ਭੋਮ ਚੰਡਾਰ ਮਲੇਛ ਮਨ ਸੋਇ ॥

ਹੋਇ ਪੁਨੀਤ ਭਗਵੰਤ ਭਜਨ ਤੇ

ਆਪੁ ਤਾਰਿ ਤਾਰੇ ਕੁਲ ਦੋਇ ॥੧॥

ਭਾਵੇਂ ਕੋਈ ਜੀਵ ਬ੍ਰਾਹਮਣ, ਵੈਸ਼, ਸੂਦਰ ਅਤੇ ਖੱਤਰੀ, ਭੋਮ ਮਰਾਸੀ,
ਚੰਡਾਲ, ਮਲੇਸ਼ ਕਿਸੇ ਵੀ ਮਨ ਵਾਲਾ ਹੋਵੇ ਪਰ ਉਹ ਪਰਮਾਤਮਾ ਦਾ ਭਜਨ ਕਰਕੇ
ਪੁਨੀਤ ਹੋ ਜਾਂਦਾ ਹੈ। ਉਹ ਆਪ ਵੀ ਤਰਦਾ ਹੈ ਤੇ ਆਪਣੀਆਂ ਦੋਨੋਂ ਕੁਲਾਂ
ਨਾਨਕੇ-ਦਾਦਕੇ ਅਤੇ ਬੇਅੰਤ ਜੀਵਾਂ ਨੂੰ ਨਾਮ ਜਪਾ ਕੇ ਤਾਰ ਦਿੰਦਾ ਹੈ।

ਧੰਨਿ ਸੁ ਗਾਉ ਧੰਨਿ ਸੋ ਠਾਉ

ਧੰਨਿ ਪੁਨੀਤ ਕੁਟੰਬ ਸਭ ਲੋਇ ॥

ਧੰਨ ਉਹ ਪਿੰਡ ਹੈ, ਧੰਨ ਉਹ ਸਥਾਨ ਹੈ ਅਤੇ ਧੰਨ ਹੀ ਉਹ ਪਵਿੱਤਰ
ਪਰਿਵਾਰ ਹੈ ਜਿਸ ਵਿਚ ਸੰਤ ਜਨਮ ਲੈਂਦੇ ਹਨ।

(ਸਤਿਗੁਰੂ ਅਰਜਨ ਦੇਵ ਜੀ ਮਹਾਰਾਜ ਫਰਮਾਉਂਦੇ ਹਨ—

ਅਠਸਠਿ ਤੀਰਥ ਜਹ ਸਾਧ ਪਗ ਧਰਹਿ ॥

ਤਹ ਬੈਕੁੰਠ ਜਹ ਨਾਮੁ ਉਚਰਹਿ ॥

(ਪੰਨਾ ੮੯੦)

ਜਿਸ ਅਸਥਾਨ 'ਤੇ ਸੰਤ ਚਰਨ ਪਾਉਂਦੇ ਹਨ, ਉਥੇ ਅਠਾਹਠ ਤੀਰਥਾਂ
ਦੇ ਸਮਾਨ ਪੁੰਨ ਪ੍ਰਾਪਤ ਹੁੰਦੇ ਹਨ ਅਤੇ ਜਿਸ ਅਸਥਾਨ 'ਤੇ ਭਜਨ ਕਰਦੇ ਹਨ,
ਉਥੇ ਬੈਕੁੰਠ-ਯਾਮ ਬਣ ਜਾਂਦਾ ਹੈ।)

ਜਿਨਿ ਪੀਆ ਸਾਰ ਰਸੁ ਤਜੇ ਆਨ ਰਸ
ਹੋਇ ਰਸ ਮਗਨ ਡਾਰੇ ਬਿਖੁ ਖੋਇ ॥੨ ॥

ਜੋ ਜੀਵ ਪਰਮਾਤਮਾ ਦੇ ਉਤਮ ਨਾਮ ਰੂਪੀ ਰਸ ਨੂੰ ਪੀਂਦੇ ਹਨ, ਉਹ ਹੋਰ
ਝੂਠੇ ਸੰਸਾਰੀ ਰਸਾਂ ਦਾ ਤਿਆਗ ਕਰ ਦਿੰਦੇ ਹਨ। ਉਹ ਪਰਮਾਤਮਾ ਦੇ ਨਾਮ ਰੂਪੀ
ਰਸ ਵਿਚ ਮਸਤ ਹੋ ਕੇ ਸੰਸਾਰ ਦੇ ਮਿੱਠੇ (ਜ਼ਹਿਰ ਰੂਪੀ) ਰਸਾਂ ਦਾ ਤਿਆਗ ਕਰ
ਦਿੰਦੇ ਹਨ।

(ਸਤਿਗੁਰ ਕਬੀਰ ਸਾਹਿਬ ਜੀ ਫੁਰਮਾਉਂਦੇ ਹਨ—

'ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥(੬੯੨)

ਰਾਮ ਨਾਮ ਰੂਪੀ ਅੰਮ੍ਰਿਤ ਨੂੰ ਛੱਡ ਕੇ ਸੰਸਾਰ ਦੇ ਮਿੱਠੇ ਜ਼ਹਿਰ ਰੂਪੀ ਰਸ
ਕਿਉਂ ਖਾਂਦੇ ਹੋ? ਸਤਿਗੁਰੂ ਅਰਜਨ ਦੇਵ ਜੀ ਫੁਰਮਾਉਂਦੇ ਹਨ—

ਹਰਿ ਰਸੁ ਪੀਵਤ ਸਦ ਹੀ ਰਾਤਾ ॥

ਆਨ ਰਸਾ ਖਿਨ ਮਹਿ ਲਹਿ ਜਾਤਾ ॥(ਪੰਨਾ ੩੧੧)

ਜਿਹੜਾ ਜੀਵ ਪਰਮਾਤਮਾ ਦਾ ਨਾਮ ਰੂਪੀ ਰਸ ਪੀ ਕੇ ਰੰਗਿਆ ਜਾਂਦਾ ਹੈ, ਉਸ ਦੇ
ਬਾਕੀ ਝੂਠੇ ਰਸ ਇਕ ਛਿਨ ਵਿਚ ਲੱਖ ਜਾਂਦੇ ਹਨ।)

ਪੰਡਿਤ ਸੂਰ ਛਤ੍ਰਪਤਿ ਰਾਜਾ

ਭਗਤ ਬਰਾਬਰਿ ਅਉਰੁ ਨ ਕੋਇ ॥

ਸੰਸਾਰ ਵਿਚ ਸਭ ਤੋਂ ਮਹਾਨ ਵਿਦਵਾਨ ਪੰਡਿਤ, ਸਭ ਤੋਂ ਵੱਡਾ
ਸੂਰਬੀਰ ਸੂਰਮਾ, ਚਕਰਵਰਤੀ ਬਾਦਸ਼ਾਹ ਅਤੇ ਹੋਰ ਕੋਈ ਵੀ ਪਰਮਾਤਮਾ ਦੀ
ਭਗਤੀ ਕਰਨ ਵਾਲੇ ਦੀ ਬਰਾਬਰੀ ਨਹੀਂ ਕਰ ਸਕਦਾ।

ਜੈਸੇ ਪੁਰੈਨ ਪਾਤ ਰਹੈ ਜਲ ਸਮੀਪ

ਭਨਿ ਰਵਿਦਾਸ ਜਨਮੇ ਜਗਿ ਓਇ ॥੩ ॥੨ ॥

ਸਤਿਗੁਰੂ ਰਵਿਦਾਸ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਜਿਵੇਂ
ਪੁਰੈਨ ਬੂਟੀ ਜਲ ਦੇ ਨੇੜੇ ਰਹਿ ਕੇ ਵੀ ਜਲ ਤੋਂ ਨਿਰਲੇਪ ਰਹਿੰਦੀ ਹੈ, ਇਸੇ ਤਰ੍ਹਾਂ
ਸੰਤ ਸੰਸਾਰ ਵਿਚ ਰਹਿੰਦੇ ਹੋਏ ਵੀ ਸੰਸਾਰ ਤੋਂ ਨਿਰਲੇਪ ਰਹਿੰਦੇ ਹਨ।

ਜੋ ਮੋਹਿ ਬੇਦਨਿ ਕਾਸਨਿ ਆਖੂੰ

ਹਰਿ ਬਿਨ ਜੀਵਨ ਕੈਸੇ ਕਰਿ ਰਾਖੋ ॥ਟੇਕ ॥

ਜਿਵ ਤਰਸੈ ਇਕ ਦੰਗ ਬਸੇਰਾ ਕਰਹੁ ਸੰਭਾਲ ਤੁਮ ਸਿਰਜਨ ਮੇਰਾ ॥

ਬਿਰਹ ਤਪੈ ਤਨ ਅਧਿਕ ਜਰਾਵੈ ਨੌਦਿ ਨ ਆਵੈ ਭੋਜਨ ਨ ਭਾਵੈ ॥੧ ॥

ਸਖੀ ਸਹੇਲੀ ਗਰਬ ਗਹੇਲੀ ਪਿਉ ਕੀ ਬਾਤ ਨ ਸੁਨਹੁ ਸਹੇਲੀ ॥

ਮੈਂ ਰੇ ਦੁਹਾਗਾਨਿ ਅਧਿਕਰਿ ਜਾਨੀ ਗਯੋ ਸੋ ਜੋਬਨ ਸਾਧ ਨ ਮਾਨੀ ॥੨ ॥

ਤੂੰ ਦਾਨਾ ਸਾਂਈ ਸਾਹਿਬ ਮੇਰਾ ਖਿਦਮਤਗਾਰ ਬੰਦਾ ਮੈਂ ਤੇਰਾ ॥

ਕਹੈ ਰਵਿਦਾਸ ਅੰਦੇਸਾ ਯੇਹੀ ਬਿਨ ਦਰਸਨ ਕਿਉਂ ਜੀਵਹਿ ਸਨੇਹੀ ॥੩ ॥

ਇਸ ਪਾਵਨ ਸ਼ਬਦ ਵਿਚ ਜਗਤ ਗੁਰੂ ਰਵਿਦਾਸ ਮਹਾਰਾਜ ਜੀ ਪ੍ਰਭੂ-
ਪ੍ਰੇਮ ਦੀ ਅਵਸਥਾ ਬਿਆਨ ਕਰਦੇ ਹਨ ਕਿ ਪ੍ਰਭੂ ਜੀ ਆਪ ਜੀ ਦਾ ਸੇਵਕ ਆਪ ਦੇ
ਦਰਸਨ ਤੋਂ ਬਹੁਰ ਜੀਅ ਨਹੀਂ ਸਕਦਾ। ਉਹ ਤਾਂ ਕੇਵਲ ਆਪ ਜੀ ਦੇ ਦਰਸਨ
ਕਰਨ ਦੀ ਉਮੀਦ ਵਿਚ ਜਿਉਂਦਾ ਹੈ।

ਜੋ ਮੋਹਿ ਬੇਦਨਿ ਕਾਸਨਿ ਆਖੂੰ

ਹਰਿ ਬਿਨ ਜੀਵਨ ਕੈਸੇ ਕਰਿ ਰਾਖੋ ॥ਟੇਕ ॥

ਹੇ ਭਾਈ, ਮੇਰੇ ਮਨ ਵਿਚ ਪ੍ਰਭੂ ਦੇ ਵਿਯੋਗ ਦੀ ਇੰਨੀ ਪੀੜਾ ਹੈ ਕਿ ਮੈਂ
ਬਿਆਨ ਨਹੀਂ ਕਰ ਸਕਦਾ। ਹਰਿ ਤੋਂ ਬਿਨਾ ਮੈਂ ਆਪਣਾ ਜੀਵਨ ਕਿਸ ਤਰ੍ਹਾਂ
ਜੀਵਾਂ ?

ਜਿਵ ਤਰਸੈ ਇਕ ਦੰਗ ਬਸੇਰਾ ਕਰਹੁ ਸੰਭਾਲ ਤੁਮ ਸਿਰਜਨ ਮੇਰਾ ॥

ਬਿਰਹ ਤਪੈ ਤਨ ਅਧਿਕ ਜਰਾਵੈ ਨੌਦਿ ਨ ਆਵੈ ਭੋਜਨ ਨ ਭਾਵੈ ॥੧ ॥

ਹੇ ਪ੍ਰਭੂ ਜੀ! ਆਪ ਜੀ ਦੀ ਮਿਹਰ ਲਈ ਮੇਰਾ ਜੀਵਨ ਤਰਸ ਰਿਹਾ ਹੈ
ਆਪ ਕ੍ਰਿਪਾ ਕਰਕੇ ਆਪਣੇ ਦਰਸਨ ਦੇ ਕੇ ਮੇਰੀ ਸੰਭਾਲ ਕਰੋ। ਪ੍ਰਭੂ ਜੀ ਆਪਦੇ
ਦਰਸਨ ਦੇ ਵਿਯੋਗ ਵਿਚ ਮਨ ਅਤੇ ਤਨ ਬਹੁਤ ਤੜ੍ਹ ਰਿਹਾ ਹੈ ਇਸ ਕਾਰਨ
ਮੈਨੂੰ ਨੌਦਿ ਵੀ ਨਹੀਂ ਆਉਂਦੀ ਅਤੇ ਭੋਜਨ ਵੀ ਚੰਗਾ ਨਹੀਂ ਲੱਗਦਾ।

ਸਖੀ ਸਹੇਲੀ ਗਰਬ ਗਹੇਲੀ ਪਿਉ ਕੀ ਬਾਤ ਨ ਸੁਨਹੁ ਸਹੇਲੀ ॥

ਮੈਂ ਰੇ ਦੁਹਾਗਾਨਿ ਅਧਿਕਰਿ ਜਾਨੀ ਗਯੋ ਸੋ ਜੋਬਨ ਸਾਧ ਨ ਮਾਨੀ ॥੨ ॥

ਹੇ ਸਖੀ ਸਹੇਲੀ, ਜੀਵ ਰੂਪ ਇਸਤਰੀ ਜਿੰਨਾ ਚਿਰ ਤੇਰੇ ਵਿਚ ਹੰਕਾਰ ਹੈ

ਉਨਾ ਚਿਰ ਪਤੀ ਪਰਮਾਤਮਾ ਦੀ ਤੂੰ ਗੱਲ ਵੀ ਨਹੀਂ ਸੁਣਦੀ, ਮੈਂ ਉਹਨਾਂ ਜੀਵ
ਗੁਪੀ ਇਸਤਰੀਆਂ ਨੂੰ ਦੁਹਾਗਣ ਜਾਣਿਆ ਹੈ ਜੋ ਪਰਮਾਤਮਾ ਪਤੀ ਨੂੰ ਭੁਲਾ
ਦਿੰਦੀਆਂ ਹਨ ਅਤੇ ਜੀਵਨ ਦੀ ਜੁਆਨ ਅਵਸਥਾ ਪਤੀ ਪ੍ਰਭੂ ਤੋਂ ਬਿਨਾ ਬੀਤ
ਰਹੀ ਹੈ। ਉਹ ਜੀਵਨ ਵਿਚ ਸੰਤਾਂ ਦੀ ਸਿੱਖਿਆ ਉਪਰ ਨਹੀਂ ਚਲਦੀਆਂ।

ਤੂੰ ਦਾਨਾ ਸਾਂਈਂ ਸਾਹਿਬ ਮੇਰਾ ਖਿਦਮਤਗਾਰ ਬੰਦਾ ਮੈਂ ਤੇਰਾ ॥

ਕਰੈ ਰਵਿਦਾਸ ਅੰਦੇਸਾ ਯੇਹੀ ਬਿਨ ਦਰਸਨ ਕਿਉ ਜੀਵਹਿ ਸਨੇਹੀ ॥੩ ॥

ਹੋ ਪ੍ਰਭੂ ਜੀ! ਸਭ ਦੇ ਅੰਦਰ ਦੀ ਗੱਲ ਸਮਝਣ ਵਾਲੇ ਆਪ ਜੀ ਮੇਰੇ
ਮਾਲਕ ਹੋ ਅਤੇ ਮੈਂ ਤੇਰੀ ਸੇਵਾ-ਸਿਮਰਨ ਕਰਨ ਵਾਲਾ ਤੇਰਾ ਦਾਸ ਬੰਦਾ ਹਾਂ। ਗੁਰੂ
ਰਵਿਦਾਸ ਜੀ ਕਥਨ ਕਰਦੇ ਹਨ ਕਿ ਪ੍ਰਭੂ ਜੀ ਮੇਰੇ ਮਨ ਵਿਚ ਇਹ ਭਰ ਹੈ ਕਿ
ਆਪ ਜੀ ਦਾ ਸੇਵਕ ਆਪ ਦੇ ਦਰਸਨ ਤੋਂ ਬਿਨਾਂ ਕਿਵੇਂ ਜੀ ਸਕਦਾ ਹੈ? ਭਾਵ
ਦਰਸਨਾਂ ਤੋਂ ਬਹੁਰ ਨਹੀਂ ਜੀ ਸਕਦਾ।

ਐਸਾ ਹੀ ਹਰਿ ਕਿਉ ਪਇਵੈ, ਮਨ ਚੰਚਲੁ ਰੇ ਭਾਈ।

ਚਪਲ ਭਇਓ ਚਹੁਦਿਸ ਧਾਵਇ, ਰਾਖਇਓ ਰਹਾਇ ॥ਟੇਕ ॥

ਮੈਂ ਮੇਰੀ ਛੁਟਇ ਨਹਿੰ ਕਬਹੁੰ, ਮੈਂ ਮੰਮਤਾ ਮਦੁ ਬੀਧਿਓ।

ਲੋਭ ਮੋਹ ਮਹਿ ਰਹਿਓ ਰੁਝਾਨੌ, ਨਿਤ ਵਿਸ਼ਿਆ ਰਸ ਰੀਝਿਓ ॥੧ ॥

ਤੰਮ ਕੋਹ ਮੋਹ ਮਾਇਆ ਬਸੁ, ਕਪਟ ਕੂੜ ਹੂੰ ਬੰਧਾਇਓ।

ਕਾਮ ਲੁਬਧੁ ਕੌ ਬਸਿ ਪਰਿਓ, ਕੁਲਕਾਨਿ ਛਾੰਜਿ ਬਿਕਾਇਓ ॥੨ ॥

ਛਾਪਾ ਤਿਲਕ ਛਪੈ ਨਹੀਂ ਸੋਭਇ, ਜੌ ਲੈ ਕੇਸੈ ਨਹਿੰ ਗਾਇਓ।

ਸੰਜਮਿ ਰਹਿਓ ਨ ਹਰਿ ਹੂੰ ਸਿਮਰਿਓ, ਬਿਰਥਾ ਭਰਮਿਓ ਰੂ ਭਰਮਾਇਓ ॥੩ ॥

ਅਨਿਕ ਕੌਤਕ ਕਲਾ ਕਾਛੈ ਕਛੇ, ਬਹੁਰਿ ਸਾਂਗਾ ਦਿਖਾਵੈ।

ਮੂਰਿਖ ਆਪਨ ਆਪੁ ਸਮੁਝਿ ਨਹਿੰ, ਅੰਰਨਿ ਕਾ ਸਮੁਝਾਵੈ ॥੪ ॥

ਆਸ ਕਰੈ ਬੈਕੁੰਠ ਰਾਵਨ ਕਉ, ਚਲ ਮਨ ਕਭਉ ਨ ਬਿਰਾਇਓ।

ਜੌ ਲੈ ਮਨ ਵਸਿ ਨਹਿੰ ਹੂੰਤੌ, ਤੌ ਲਗਿ ਸਭੁ ਜੁਠਾਰਿਓ ॥੫ ॥

ਕਪਟ ਕੀਆ ਰੀਝਿਓ ਨਹਿੰ ਕੈਸੌ, ਜਗੁ ਕਰਤਾ ਨਹਿੰ ਕਾਂਚਾ।

ਕਹਿ ਰਵਿਦਾਸ ਭਜੈ ਹਰਿ ਮਾਧੈ, ਸੇਵਗ ਹੋਵੈ ਮਨ ਸਾਂਚਾ ॥੬ ॥

ਇਸ ਪਾਵਨ ਸ਼ਬਦ ਵਿਚ ਜਗਤ ਗੁਰੂ ਰਵਿਦਾਸ ਮਹਾਰਾਜ ਜੀ ਸਭ
ਜੀਵਾਂ ਨੂੰ ਹੁੰਕਾਰ ਨੂੰ ਤਿਆਗ ਕੇ ਪ੍ਰਭੂ ਦਾ ਸਿਮਰਨ ਕਰਨ ਦਾ ਪਾਵਨ ਉਪਦੇਸ਼
ਦਿੰਦੇ ਹਨ।

ਐਸਾ ਹੀ ਹਰਿ ਕਿਉ ਪਇਵੈ, ਮਨ ਚੰਚਲੁ ਰੇ ਭਾਈ।

ਚਪਲ ਭਇਓ ਚਹੁਦਿਸ ਧਾਵਇ, ਰਾਖਇਓ ਰਹਾਇ ॥ਟੇਕ ॥

ਹੋ ਭਾਈ ਜਿੰਨਾ ਚਿਰ ਤੇਰਾ ਮਨ ਚੰਚਲ ਹੈ ਓਨਾ ਚਿਰ ਤੈਨੂੰ ਪ੍ਰਭੂ ਦੀ
ਪ੍ਰਾਪਤੀ ਕਿਵੇਂ ਹੋ ਸਕਦੀ ਹੈ? ਪ੍ਰਭੂ ਤੋਂ ਬਿਨਾਂ ਤੇਰੀ ਕਿਸੇ ਨੇ ਗੱਖਿਆ ਨਹੀਂ ਕਰਨੀ
ਭਾਵੇਂ ਤੂੰ ਚਾਰੇ ਪਾਸੇ ਘੁੰਮ ਲੈ।

ਮੈਂ ਮੇਰੀ ਛੁਟਇ ਨਹਿੰ ਕਬਹੁੰ, ਮੈਂ ਮੰਮਤਾ ਮਦੁ ਬੀਧਿਓ।

ਲੋਭ ਮੋਹ ਮਹਿ ਰਹਿਓ ਰੁਝਾਨੌ, ਨਿਤ ਵਿਸ਼ਿਆ ਰਸ ਰੀਝਿਓ ॥੧ ॥

ਤੇਰੇ ਮਨ 'ਚੋ ਮੈਂ ਮੇਰੀ ਦਾ ਹੁੰਕਾਰ ਕਦੀ ਨਹੀਂ ਹਟਦਾ ਅਤੇ ਮਮਤਾ ਤੇ
ਹੁੰਕਾਰ ਵਿਚ ਮਨ ਬੰਨਿਆ ਹੋਇਆ ਹੈ। ਲੋਭ ਅਤੇ ਮੋਹ ਵਿਚ ਜੀਵ ਦਾ ਮਨ
ਉਲਝਿਆ ਹੋਇਆ ਹੈ ਅਤੇ ਹਰ ਸਮੇਂ ਵਿਸ਼ਿਆ ਵਿਚ ਲੱਗਾ ਹੋਇਆ ਹੈ।

ਤੰਮ ਕੋਹ ਮੋਹ ਮਾਇਆ ਬਸੁ, ਕਪਟ ਕੂੜ ਹੂੰ ਬੰਧਾਇਓ।

ਕਾਮ ਲੁਬਧੁ ਕੌ ਬਸਿ ਪਰਿਓ, ਕੁਲਕਾਨਿ ਛਾੰਜਿ ਬਿਕਾਇਓ ॥੨ ॥

ਆਡੰਬਰਾਂ ਕਾਰਨ ਜੀਵ ਮਾਇਆ ਵਿਚ ਫਸਿਆ ਹੋਇਆ ਹੈ ਅਤੇ
ਕਪਟ-ਕੂੜ ਵੱਲ ਆਪਣੇ ਧਿਆਨ ਨੂੰ ਵਧਾਇਆ ਹੋਇਆ ਹੈ। ਕਾਮ ਗੁਪੀ ਸ਼ਿਕਾਰੀ
ਦੇ ਵੱਸ ਹੋਇਆ ਆਪਣੀ ਕੁਲ ਦੀ ਮਰਿਆਦਾ ਨੂੰ ਛੱਡ ਕੇ ਵਿਕਿਆ ਹੋਇਆ ਹੈ।

ਛਾਪਾ ਤਿਲਕ ਛਪੈ ਨਹੀਂ ਸੋਭਇ, ਜੌ ਲੈ ਕੇਸੈ ਨਹਿੰ ਗਾਇਓ।

ਸੰਜਮਿ ਰਹਿਓ ਨ ਹਰਿ ਹੂੰ ਸਿਮਰਿਓ, ਬਿਰਥਾ ਭਰਮਿਓ ਰੂ ਭਰਮਾਇਓ ॥੩ ॥

ਬਾਹਰੀ ਸਿੱਗਾਰ ਤੇ ਤਿਲਕ ਆਦਿ ਪ੍ਰਭੂ ਦੇ ਗੁਣਗਾਣ ਤੋਂ ਬਿਨਾਂ ਸ਼ੋਭਦੇ
ਨਹੀਂ ਹਨ। ਜੀਵ ਨੇ ਸੰਜਮ ਨਾ ਰੱਖ ਕੇ ਪ੍ਰਭੂ ਦਾ ਸਿਮਰਨ ਨਹੀਂ ਕੀਤਾ ਅਤੇ
ਆਪਣਾ ਅਮੇਲਕ ਜਨਮ ਬੇਅਰਥ ਭਰਮਾਂ ਵਿਚ ਫਸ ਕੇ ਗਵਾ ਰਿਹਾ ਹੈ।

ਅਨਿਕ ਕੌਤਕ ਕਲਾ ਕਾਛੈ ਕਛੇ, ਬਹੁਰਿ ਸਾਂਗਾ ਦਿਖਾਵੈ।

ਮੂਰਿਖ ਆਪਨ ਆਪੁ ਸਮੁਝਿ ਨਹਿੰ, ਅੰਰਨਿ ਕਾ ਸਮੁਝਾਵੈ ॥੪ ॥

ਜੀਵ ਅਨੇਕਾਂ ਪ੍ਰਕਾਰ ਦੇ ਕਲਾ-ਕੌਤਕ ਕਰਦਾ ਹੋਇਆ ਬਹੁਤ ਪਖੰਡ

ਗੁਪੀ ਸਾਂਗ ਬਣਾਉਂਦਾ ਹੈ ਅਤੇ ਮੂਰਖ ਮਨ ਆਪਣੇ ਆਪ ਨੂੰ ਸਮਝਦਾ ਨਹੀਂ ਅਤੇ ਦੁਸਰਿਆਂ ਨੂੰ ਸਮਝਾਉਂਦਾ ਹੈ।

ਆਸ ਕਰੈ ਬੈਕੁਠ ਗਵਨ ਕਉ, ਚਲ ਮਨ ਕਭਉ ਨ ਬਿਰਾਇਓ ।

ਜੋ ਲੋ ਮਨ ਵਸਿ ਨਹਿੰ ਹੁੰਤੋ, ਤੌ ਲਗਿ ਸਭੁ ਜੁਠਾਰਿਓ ॥੫ ॥

ਇਹ ਜੀਵ ਆਸ ਤਾਂ ਬੈਕੁਠ ਵਿਚ ਜਾਣ ਦੀ ਕਰਦਾ ਹੈ ਪਰ ਇਸਦਾ ਮਨ ਸਥਿਰ ਨਹੀਂ ਹੁੰਦਾ। ਜਦੋਂ ਤੱਕ ਜੀਵ ਦਾ ਮਨ ਉਸਦੇ ਵੱਸ ਵਿਚ ਨਹੀਂ ਹੁੰਦਾ ਉਦੋਂ ਤੱਕ ਸਭ ਕੁਝ ਝੂਠ ਹੈ।

ਕਪਟ ਕੀਆ ਰੀਝਿਨ ਨਹਿੰ ਕੈਸੋ, ਜਗੁ ਕਰਤਾ ਨਹਿੰ ਕਾਂਚਾ ।

ਕਹਿ ਰਵਿਦਾਸ ਭਜੋਂ ਹਰਿ ਮਾਧੋਂ, ਸੇਵਗ ਹੋਵੈ ਮਨ ਸਾਂਚਾ ॥੬ ॥

ਕਪਟ ਕਰਨ ਨਾਲ ਪ੍ਰਭੂ ਖੁਸ਼ ਨਹੀਂ ਹੁੰਦਾ, ਉਹ ਪ੍ਰਭੂ ਸੰਸਾਰ ਦਾ ਕਰਤਾ ਘਟ ਘਟ ਦੀ ਜਾਣਣ ਵਾਲਾ ਹੈ। ਸਤਿਗੁਰੂ ਰਵਿਦਾਸ ਜੀ ਮਹਾਰਾਜ ਉਚਾਰਨ ਕਰਦੇ ਹਨ ਕਿ ਪ੍ਰਭੂ ਦਾ ਸਿਮਰਨ ਕਰਨ ਨਾਲ ਜੀਵ ਦਾ ਮਨ ਸੱਚਾ ਹੁੰਦਾ ਹੈ।

ਹਮ ਘਰ ਆਇਓ ਰਾਮ ਭਤਾਰ, ਗਾਵਹੁ ਸਖਿ ਮਿਲ ਮੰਗਲਾਚਾਰ ॥ ਤਨ ਮਨ ਰਤ ਕਰਹਿ ਆਪੁਨੋ, ਤੌ ਕਹੁ ਪਾਇਹਿ ਪਿਵ ਪਿਆਰ ॥੧ ॥ ਪ੍ਰੀਤਮ ਕੋ ਜੋ ਦਰਸਨ ਪਾਇ, ਮਨ ਮੰਦਿਰ ਮਹਿੰ ਭਇਓ ਉਜਿਆਰ। ਹੋ ਮੜਾਇ ਤੈ ਨੌ ਨਿਧਿ ਪਾਈ, ਕ੍ਰਿਪਾ ਕੀਨਹੀਂ ਰਾਮ ਕਰਤਾਰ ॥੨ ॥ ਬਹੁਤ ਜਨਮ ਬਿਛੁਰੇ ਪਿਵ ਪਾਇਓ, ਜਨਮ ਜਨਮ ਤੈ ਬਿਲਾਇ ਰਾਰ।

(ਅੰਮ੍ਰਿਤਬਾਣੀ ਪੰਨਾ 38)

ਇਹ ਪਾਵਨ ਸ਼ਬਦ ਜਗਤ ਗੁਰੂ ਰਵਿਦਾਸ ਮਹਾਰਾਜ ਜੀ ਨੇ ਉਸ ਸਮੇਂ ਉਚਾਰਣ ਕੀਤਾ ਜਦੋਂ ਉਨ੍ਹਾਂ ਦੇ ਗ੍ਰਹਿ ਵਿਖੇ ਸੰਤ ਜਨ ਆਏ। ਸਤਿਗੁਰੂ ਜੀ ਫਰਮਾਉਂਦੇ ਹਨ ਕਿ ਪ੍ਰਭੂ ਦੇ ਪਿਆਰੇ ਸੰਤਾਂ ਦੇ ਆਉਣ ਨਾਲ ਮੈਨੂੰ ਪ੍ਰਭੂ ਦੇ ਦਰਸਨ ਹੋਏ ਹਨ ਅਤੇ ਮੇਰਾ ਮਨ ਗਿਆਨ ਨਾਲ ਪ੍ਰਕਾਸ਼ਮਾਨ ਹੋ ਗਿਆ ਹੈ।

ਹਮ ਘਰ ਆਇਓ ਰਾਮ ਭਤਾਰ, ਗਾਵਹੁ ਸਖਿ ਮਿਲ ਮੰਗਲਾਚਾਰ ॥

ਅੱਜ ਮੇਰੇ ਘਰ ਵਿਖੇ ਪ੍ਰਭੂ ਦੇ ਪਿਆਰੇ ਸੰਤ ਆਏ ਹਨ। ਉਨ੍ਹਾਂ ਨਾਲ ਮਿਲ ਕੇ ਪ੍ਰਭੂ ਦੀ ਮਹਿਮਾ ਗਾਉਣਾ ਕਰੋ।

ਤਨ ਮਨ ਰਤ ਕਰਹਿ ਆਪੁਨੋ, ਤੌ ਕਹੁ ਪਾਇਹਿ ਪਿਵ ਪਿਆਰ ॥੧ ॥ ਇਨ੍ਹਾਂ ਅੱਗੇ ਤਨ ਮਨ ਅਰਪਣ ਕਰਕੇ ਇਨ੍ਹਾਂ ਦੀ ਸੰਗਤ ਚੋਂ ਪ੍ਰਭੂ ਦਾ ਪ੍ਰੇਮ ਪ੍ਰਾਪਤ ਹੁੰਦਾ ਹੈ।

ਪ੍ਰੀਤਮ ਕੋ ਜੋ ਦਰਸਨ ਪਾਇ, ਮਨ ਮੰਦਿਰ ਮਹਿੰ ਭਇਓ ਉਜਿਆਰ।

ਇਨ੍ਹਾਂ ਦੀ ਕਿਰਪਾ ਨਾਲ ਪ੍ਰਭੂ ਪਿਆਰੇ ਦੇ ਦਰਸਨ ਹੁੰਦੇ ਹਨ ਅਤੇ ਮਨ ਮੰਦਰ ਵਿਚ ਗਿਆਨ ਦਾ ਪ੍ਰਕਾਸ਼ ਹੋ ਗਿਆ ਹੈ।

ਹੋ ਮੜਾਇ ਤੈ ਨੌ ਨਿਧਿ ਪਾਈ, ਕ੍ਰਿਪਾ ਕੀਨਹੀਂ ਰਾਮ ਕਰਤਾਰ ॥੨ ॥

ਇਨ੍ਹਾਂ ਦੀ ਕਿਰਪਾ ਨਾਲ ਮੈਂ ਨੌ ਨਿਧਿਆਂ ਪ੍ਰਾਪਤ ਕਰ ਲਈਆਂ ਹਨ।

ਪ੍ਰਭੂ ਕਰਤਾਰ ਨੇ ਮੇਰੇ ਤੇ ਕਿਰਪਾ ਕਰਕੇ ਇਨ੍ਹਾਂ ਦੇ ਦਰਸਨ ਕਰਵਾਏ ਹਨ।

ਬਹੁਤ ਜਨਮ ਬਿਛੁਰੇ ਪਿਵ ਪਾਇਓ, ਜਨਮ ਜਨਮ ਤੈ ਬਿਲਾਇ ਰਾਰ।

ਪ੍ਰਭੂ ਤੋਂ ਬਹੁਤ ਜਨਮਾਂ ਤੋਂ ਵਿਛੜੇ ਹੋਏ ਨੂੰ ਪ੍ਰਭੂ ਦੀ ਪ੍ਰਾਪਤੀ ਹੋ ਗਈ ਹੈ ਨਹੀਂ ਤਾਂ ਮੇਰਾ ਜਨਮ ਵਿਅਰਥ ਜਾ ਰਿਹਾ ਸੀ।

ਕਹਿ ਰਵਿਦਾਸ ਹੋ ਕਛੁ ਨਹਿੰ ਜਾਨੋ, ਚਰਣ ਕੰਵਲ ਮਹਿੰ ਤੁਵ ਮੁਰਾਰ ॥੩ ॥

ਸਤਿਗੁਰੂ ਰਵਿਦਾਸ ਜੀ ਪ੍ਰਭੂ ਅੱਗੇ ਬੇਨਤੀ ਕਰਦੇ ਹਨ ਕਿ ਮੈਂ ਕੁਝ ਵੀ ਨਹੀਂ ਜਾਣਦਾ, ਆਪ ਦੀ ਕਿਰਪਾ ਨਾਲ ਆਪ ਦੇ ਚਰਨਾਂ ਕਮਲਾਂ ਦੀ ਸ਼ਰਣ ਪ੍ਰਾਪਤ ਹੋਈ ਹੈ।

ਰਾਗ ਭੈਰਉ

ਐਸਾ ਧਿਆਨ ਧਰੋਂ ਬਨਵਾਰੀ। ਮਨ ਪਵਨ ਦਿੜਿ ਸੁਖਮਨ ਨਾੜੀ॥੩॥ ਟੇਕ ॥ ਸੋਈ
ਜਪੁ ਜਪੈ ਜੋ ਬਹੁਰਿਨ ਜਪਨਾ। ਸੋਈ ਤਪੁ ਤਪੈ ਜੋ ਬਹੁਰਿਨ ਤਪਨਾ॥੧॥ ਸੋਈ ਗੁਰੂ
ਕਰੋਂ ਜੋ ਬਹੁਰਿਨ ਕਰਨਾ। ਐਸੀ ਮਰੋਂ ਜੋ ਬਹੁਰਿਨ ਮਰਨਾ॥੨॥ ਉਲਟੀ ਗੰਗਾ
ਜਮੁਨ ਮੌਂ ਲਯਾਵੈ। ਬਿਨਹੀ ਜਲ ਮਜਨ ਹੈ ਆਵੈ॥੩॥ ਲੋਚਨ ਭਰਿ ਭਰਿ ਬਿਧੰਬ
ਨਿਹਾਰੋਂ। ਜੋਤਿ ਬਿਚਾਰਿ ਨ ਅੰਰ ਬਿਚਾਰੋਂ॥੪॥ ਪਿੰਡ ਪਰੇ ਜੀਵ ਜਿਸੁ ਘਰਿ ਜਾਤਾ।
ਸ਼ਬਦ ਅਤੀਤ ਅਨਾਹਦ ਰਾਤਾ॥੫॥ ਜਾ ਪਰ ਕਿਰਪਾ ਸੋਈ ਭਲ ਜਾਨੈ॥ ਗੁੰਗੋ
ਸਾਕਰ ਕਹਾ ਬਖਾਨੈ॥੬॥ ਸੁੰਨਿ ਮੰਡਲ ਮੌਂ ਤੇਰਾ ਬਾਸਾ। ਤਾਥੈ ਜਾਵ ਮੌਂ ਰਹੋ
ਉਦਾਸਾ॥੭॥ ਕਹਿ ਰਵਿਦਾਸ ਨਿੰਰਜਨ ਧਿਆਉ। ਜਿਸ ਘਰਿ ਜਾਓ ਹੋ ਬਹੁਰਿਨ
ਆਉ॥੮॥

(ਅੰਮ੍ਰਿਤਬਾਣੀ ਪੰਨਾ 64)

ਜਗਤਗੁਰੂ ਰਵਿਦਾਸ ਜੀ ਜੀਵਾਂ ਨੂੰ ਪ੍ਰਭੂ ਦਾ ਧਿਆਨ ਦਸਵੇਂ ਦੁਆਰ
ਚ ਟਿਕਾ ਕੇ ਸੁੰਨ ਮੰਡਲ ਵਿਚ ਪਹੁੰਚ ਕੇ ਜੀਵਨ ਮੁਕਤ ਹੋਣ ਦਾ ਪਾਵਨ
ਉਪਦੇਸ਼ ਦਿੰਦੇ ਹਨ।

ਐਸਾ ਧਿਆਨ ਧਰੋਂ ਬਨਵਾਰੀ।

ਮਨ ਪਵਨ ਦਿੜਿ ਸੁਖਮਨ ਨਾੜੀ॥੩॥ ਟੇਕ ॥

ਹੋ ਜੀਵ ! ਤੂੰ ਐਸਾ ਪ੍ਰਭੂ ਦਾ ਧਿਆਨ ਧਰ, ਜਿਸ ਵਿਚ ਤੇਰਾ ਮਨ ਪ੍ਰਭੂ
ਨਾਲ ਲਗ ਜਾਵੇ ਅਤੇ ਤੇਰੇ ਸਵਾਸ ਇੜਾ-ਪਿੰਗਲਾ ਜਿਥੇ ਦੋਨੋਂ ਨਾੜੀਆਂ
ਮਿਲਦੀਆਂ ਹਨ—ਸੁਖਮਨਾਂ ਨਾੜੀ ਭਾਵ ਦਸਵੇਂ ਦੁਆਰ ਵਿਚ ਪਹੁੰਚ ਜਾਣ।

ਸੋਈ ਜਪੁ ਜਪੈ ਜੋ ਬਹੁਰਿਨ ਜਪਨਾ।

ਸੋਈ ਤਪੁ ਤਪੈ ਜੋ ਬਹੁਰਿਨ ਤਪਨਾ॥੧॥

ਹੋ ਜੀਵ ! ਆਤਮਦਰਸੀ ਗੁਰੂ ਦੀ ਸ਼ਰਣ ਗ੍ਰਹਿਣ ਕਰ। ਇਸ ਅਵਸਥਾ
ਵਿਚ ਪਹੁੰਚ ਕੇ ਤੂੰ ਪ੍ਰਭੂ ਦਾ ਨਾਮ ਜਪੇਗਾ ਫਿਰ ਤੈਨੂੰ ਵਾਰ-ਵਾਰ ਪ੍ਰਭੂ ਦਾ ਐਸਾ
ਨਾਮ ਜਪਣ ਦੀ ਲੋੜ ਨਹੀਂ ਪਵੇਗੀ ਅਤੇ ਐਸਾ ਸ੍ਰੇਸ਼ਟ ਤਪ ਕਰੇਗਾ ਫਿਰ ਤੈਨੂੰ
ਦੁਬਾਰਾ ਤਪ ਕਰਨ ਦੀ ਜ਼ਰੂਰਤ ਵੀ ਨਹੀਂ ਪਵੇਗੀ।

ਸੋਈ ਗੁਰੂ ਕਰੋਂ ਜੋ ਬਹੁਰਿਨ ਕਰਨਾ।

ਐਸੀ ਮਰੋਂ ਜੋ ਬਹੁਰਿਨ ਮਰਨਾ॥੨॥

ਗੁਰੂ ਦਾ ਗਿਆਨ ਹੀ ਅਗਿਆਨਤਾ ਦਾ ਨਾਸ਼ ਕਰ ਸਕਦਾ ਹੈ ਅਤੇ ਹੋਰ
ਕਿਸੇ ਦੀ ਜ਼ਰੂਰਤ ਨਹੀਂ ਰਹਿੰਦੀ। ਜਦੋਂ ਜੀਵ ਪ੍ਰਭੂ ਦਾ ਨਾਮ ਜਪ ਕੇ ਜੀਵਨ
ਮੁਕਤ ਹੋ ਜਾਂਦਾ ਹੈ। ਫਿਰ ਇਸ ਤਰ੍ਹਾਂ ਦੁਬਾਰਾ ਮਰਨਾ ਨਹੀਂ ਪੈਂਦਾ।

ਉਲਟੀ ਗੰਗਾ ਜਮੁਨ ਮੌਂ ਲਯਾਵੈ।

ਬਿਨਹੀ ਜਲ ਮਜਨ ਹੈ ਆਵੈ॥੩॥

ਜਦੋਂ ਜੀਵ ਆਪਣੇ ਧਿਆਨ ਨੂੰ ਸੰਸਾਰ ਵਲੋਂ ਪਲਟ ਕੇ ਪ੍ਰਭੂ ਵੱਲ ਲਾਉਂਦਾ
ਹੈ ਤਾਂ ਗੰਗਾ ਭਾਵ ਇੜਾ-ਨਾੜੀ, ਜਮਨਾ ਪਿੰਗਲਾ ਨਾੜੀ ਮਿਲ ਕੇ ਸੁਖਮਨਾ
ਨਾੜੀ ਨਾਲ ਮਿਲਦੀਆਂ ਹਨ, ਇਸ ਦਸਵੇਂ ਦੁਆਰ ਰੂਪੀ ਤ੍ਰਿਵੈਣੀ ਜੋ ਕਿ ਪਾਣੀ
ਤੋਂ ਬਗੈਰ ਹੈ ਵਿਖੇ ਇਸ਼ਨਾਨ ਕਰਕੇ ਆਪਣਾ ਜੀਵਨ ਸਫਲ ਕਰ ਲੈਂਦਾ ਹੈ।

ਲੋਚਨ ਭਰਿ ਭਰਿ ਬਿਧੰਬ ਨਿਹਾਰੋਂ।

ਜੋਤਿ ਬਿਚਾਰਿ ਨ ਅੰਰ ਬਿਚਾਰੋਂ॥੪॥

ਫਿਰ ਜੀਵ ਮਨ ਰੂਪੀ ਅੱਖਾਂ ਨਾਲ ਪ੍ਰਭੂ ਦੇ ਦਰਸ਼ਨ ਕਰਕੇ ਆਨੰਦ ਦਾ
ਅਨੁਭਵ ਕਰਦਾ ਹੈ ਅਤੇ ਜੀਵ ਪ੍ਰਭੂ ਦਾ ਸੱਚ ਸਰੂਪ ਵਿਚਾਰ ਕਰਕੇ ਉਸ ਦਾ ਰੂਪ
ਹੋ ਜਾਂਦਾ ਹੈ। ਜੀਵ ਉਸ ਜੋਤ ਵਿਚ ਹੀ ਸਮਾ ਜਾਂਦਾ ਹੈ। ਫਿਰ ਇਸ ਦੇ ਹੋਰ ਸਾਰੇ
ਵਿਚਾਰ ਪ੍ਰਤਮ ਹੋ ਜਾਂਦੇ ਹਨ।

ਪਿੰਡ ਪਰੇ ਜੀਵ ਜਿਸੁ ਘਰਿ ਜਾਤਾ।

ਸ਼ਬਦ ਅਤੀਤ ਅਨਾਹਦ ਰਾਤਾ॥੫॥

ਸਰੀਰ ਰੂਪੀ ਪਿੰਡ ਵਿਚ ਬਿਰਾਜਮਾਨ ਪ੍ਰਭੂ ਨਾਲ ਮਿਲ ਕੇ ਜੀਵ ਉਸ
ਬੇਗਮਪੁਰੇ ਭਾਵ ਨਿੱਜ ਘਰ ਵਿਚ ਜਾਂਦਾ ਹੈ। ਫਿਰ ਇਹ ਜੀਵ ਵਾਸਤਵਿਕ ਇਕ
ਗਸ ਪ੍ਰਭੂ ਦੇ ਨਾਮ ਵਿਚ ਰੰਗਿਆ ਜਾਂਦਾ ਹੈ।

ਜਾ ਪਰ ਕਿਰਪਾ ਸੋਈ ਭਲ ਜਾਨੈ॥

ਗੁੰਗੋ ਸਾਕਰ ਕਹਾ ਬਖਾਨੈ॥੬॥

ਜਿਸ 'ਤੇ ਪ੍ਰਭੂ ਕਿਰਪਾ ਕਰਦਾ ਹੈ ਉਹ ਹੀ ਪ੍ਰਭੂ ਦੇ ਪਰਮ-ਆਨੰਦ ਨੂੰ
ਜਾਣਦਾ ਹੈ। ਜਿਵੇਂ ਗੁੰਗਾ ਜੀਵ ਸ਼ੱਕਰ ਖਾਣ ਦੇ ਸਵਾਦ ਨੂੰ ਬਿਆਨ ਨਹੀਂ ਕਰ
ਸਕਦਾ, ਇਸੇ ਪ੍ਰਕਾਰ ਪ੍ਰਭੂ ਦਾ ਆਨੰਦ ਲੈਣ ਵਾਲਾ ਜੀਵ ਉਸ ਨੂੰ ਬਿਆਨ ਨਹੀਂ
ਕਰ ਸਕਦਾ।

ਸੁਨਿ ਮੰਡਲ ਮੇਂ ਤੇਰਾ ਬਾਸਾ ।

ਤਾਥੈ ਜਾਵ ਮੇਂ ਰਹੋ ਉਦਾਸਾ ॥੭ ॥

ਹੇ ਪ੍ਰਭੂ ! ਤੇਰਾ ਨਿਵਾਸ ਪ੍ਰਭੂ ਦੇ ਸੁਨ ਮੰਡਲ ਰੂਪੀ ਨਿੱਜ ਘਰ ਵਿਚ ਹੈ। ਇਸ ਲਈ ਮੈਂ ਸੰਸਾਰ 'ਚ ਰਹਿੰਦਾ ਹੋਇਆ ਵੀ ਸੰਸਾਰ ਤੋਂ ਉਪਰਾਮ ਰਹਿੰਦਾ ਹਾਂ।

ਕਹਿ ਰਵਿਦਾਸ ਨਿਰਜਨ ਧਿਆਉ ।

ਜਿਸ ਘਰਿ ਜਾਓ ਹੋ ਬਹੁਰਿਨ ਆਉ ॥੮ ॥

ਗੁਰੂ ਰਵਿਦਾਸ ਜੀ ਕਬਨ ਕਰਦੇ ਹਨ, ਮੈਂ ਮਾਇਆ ਤੋਂ ਰਹਿਤ ਪ੍ਰਭੂ ਨੂੰ ਧਿਆਉਂਦਾ ਹਾਂ, ਜਿਸ ਪ੍ਰਭੂ ਦੇ ਨਿੱਜ-ਘਰ ਵਿਚ ਜਾਣ ਕਰਕੇ ਮੈਂ ਹੋਰ ਕਿਸੇ ਪਾਸੇ ਨਹੀਂ ਜਾਵਾਂਗਾ। ਭਾਵ ਮੈਂ ਉਸ ਪ੍ਰਭੂ ਦਾ ਸਿਮਰਨ ਕਰਕੇ ਉਸ ਵਿਚ ਹੀ ਅਭੇਦ ਹੋ ਗਿਆ ਹਾਂ। ਮੈਂ ਸੰਸਾਰ ਵਿਚ ਫਿਰ ਜਨਮ ਲੈ ਕੇ ਨਹੀਂ ਆਵਾਂਗਾ।

ਅਬਿਗਤਿ ਨਾਥ ਨਿਰਜਨ ਦੇਵਾ । ਮੈਂ ਕਾ ਜਾਨੂੰ ਤੁਮੂਰੀ ਸੇਵਾ ॥ ਟੇਕ ॥ ਬਾਂਧੂ ਨ ਬੰਧਨ ਛਾਂਉ ਨ ਛਾਇਆ । ਤੁਮਹੀਂ ਸੇਉ ਨਿਰਜਨ ਰਾਯਾ ॥੯ ॥ ਚਰਨ ਪਤਾਲ ਸੀਸ ਅਸਮਾਨਾ । ਸੋ ਠਾਕੁਰ ਕੈਸੇ ਸੰਪੁਟ ਸਮਾਨਾ ॥੧੦ ॥ ਸਿਵ ਸਨਕਾਦਿਕ ਅੰਤ ਨ ਪਾਇਆ । ਬ੍ਰਹਮਾ ਖੋਜਤ ਜਨਮ ਗੰਵਾਇਆ ॥੧੧ ॥ ਤੋਝੂੰ ਨ ਪਾਤੀ ਪੂਜੂੰ ਨ ਦੇਵਾ । ਸਹਜ ਸਮਾਧਿ ਕਰੂੰ ਹਰਿ ਸੇਵਾ ॥੧੨ ॥ ਨਖ ਪ੍ਰਸੇਦ ਜਾ ਕੇ ਸੁਰਸਰਿ ਧਾਰਾ । ਰੋਮਾਵਲੀ ਅਠਾਰਹ ਭਾਰਾ ॥੧੩ ॥ ਚਾਰੋ ਬੇਦ ਜਾ ਕੇ ਸੁਮਿਰਤ ਸਾਂਸਾ । ਭਗਤਿ ਹੇਤ ਗਾਵੈ ਰਵਿਦਾਸਾ ॥੧੪ ॥

(ਅੰਮ੍ਰਿਤਬਾਣੀ ਪੰਨਾ 64)

ਇਸ ਪਾਵਨ ਸ਼ਬਦ ਵਿਚ ਜਗਤਗੁਰੂ ਰਵਿਦਾਸ ਜੀ ਮਹਾਰਾਜ ਆਡੰਬਰਾਂ ਤੇ ਕਰਮ-ਕਾਂਡਾਂ ਤੋਂ ਰਹਿਤ ਹੋ ਕੇ ਸਰਬ-ਵਿਆਪੀ ਪ੍ਰਭੂ ਦਾ ਸਿਮਰਨ ਕਰਨ ਦਾ ਉਪਦੇਸ਼ ਦਿੰਦੇ ਹਨ।

ਅਬਿਗਤਿ ਨਾਥ ਨਿਰਜਨ ਦੇਵਾ ।

ਮੈਂ ਕਾ ਜਾਨੂੰ ਤੁਮੂਰੀ ਸੇਵਾ ॥ ਟੇਕ ॥

ਹੇ ਅਵਿਨਾਸੀ, ਮਾਇਆ ਤੋਂ ਰਹਿਤ ਪ੍ਰਭੂ ਜੀ! ਮੈਂ ਆਪ ਜੀ ਦੀ ਸੇਵਾ ਕਰਨੀ ਨਹੀਂ ਜਾਣਦਾ।

ਬਾਂਧੂ ਨ ਬੰਧਨ ਛਾਂਉ ਨ ਛਾਇਆ ।

ਤੁਮਹੀਂ ਸੇਉ ਨਿਰਜਨ ਰਾਯਾ ॥੧ ॥

ਮੈਂ ਸੰਸਾਰਿਕ ਕਰਮ ਬੰਧਨਾਂ ਵਿਚ ਨਹੀਂ ਪਵਾਂਗਾ ਅਤੇ ਸੰਸਾਰ ਦੀ ਮਾਇਆ ਦੇ ਅਧੀਨ ਨਹੀਂ ਹੋਵਾਂਗਾ। ਹੇ ਮਾਇਆ-ਰਹਿਤ ਪ੍ਰਭੂ, ਮੈਂ ਕੇਵਲ ਆਪ ਜੀ ਦੀ ਸੇਵਾ ਹੀ ਕਰਾਂਗਾ।

ਚਰਨ ਪਤਾਲ ਸੀਸ ਅਸਮਾਨਾ ।

ਸੋ ਠਾਕੁਰ ਕੈਸੇ ਸੰਪੁਟ ਸਮਾਨਾ ॥੧੨ ॥

ਉਹ ਪ੍ਰਭੂ ਜਿਸ ਦੇ ਪੈਰ ਪਤਾਲ ਅਤੇ ਸਿਰ ਅਕਾਸ਼ ਸਮਝਿਆ ਜਾਂਦਾ ਹੈ ਕੀ ਉਹ ਠਾਕੁਰ ਪ੍ਰਭੂ ਕਿਸੇ ਥਾਂ ਸੀਮਿਤ ਹੋ ਸਕਦਾ ਹੈ? ਭਾਵ ਨਹੀਂ ਉਹ ਤਾਂ ਸਰਵ-ਵਿਆਪਕ ਹੈ।

ਸਿਵ ਸਨਕਾਦਿਕ ਅੰਤ ਨ ਪਾਇਆ ।

ਬ੍ਰਹਮਾ ਖੋਜਤ ਜਨਮ ਗੰਵਾਇਆ ॥੧੩ ॥

ਜਿਸ ਪ੍ਰਭੂ ਦਾ ਆਦਿ-ਅੰਤ ਜਿਵ ਜੀ ਅਤੇ ਸਨਕਾਇਦ (ਚਾਰੇ ਬ੍ਰਹਮਾ ਦੇ ਪੁੱਤਰਾਂ) ਨੇ ਨਹੀਂ ਪਾਇਆ। ਪ੍ਰਭੂ ਨੂੰ ਭੁਲਾ ਕੇ ਬ੍ਰਹਮਾ ਨੇ ਵੇਦਾਂ ਨੂੰ ਜਾਨਣ ਵਿਚ ਹੀ ਆਪਣਾ ਅਮੇਲਕ ਜਨਮ ਗੁਆ ਲਿਆ।

ਤੋਝੂੰ ਨ ਪਾਤੀ ਪੂਜੂੰ ਨ ਦੇਵਾ ।

ਸਹਜ ਸਮਾਧਿ ਕਰੂੰ ਹਰਿ ਸੇਵਾ ॥੧੪ ॥

ਹੇ ਪ੍ਰਭੂ ਜੀ! ਮੈਂ ਬਨਸਪਤੀ ਦੀਆਂ ਪੱਤੀਆਂ ਤੋੜ ਕੇ ਆਪ ਦੀ ਪੂਜਾ ਨਹੀਂ ਕਰਦਾ। ਮੈਂ ਤਾਂ ਕੇਵਲ ਸਹਿਜ ਸਮਾਧਿ ਵਿਚ ਪਹੁੰਚ ਕੇ ਆਪ ਦੀ ਸੇਵਾ ਕਰਦਾ ਹਾਂ। ਮੈਂ ਆਪ ਜੀ ਦੀ ਸੇਵਾ ਵਿਚ ਹਾਜ਼ਰ ਹਾਂ।

ਨਖ ਪ੍ਰਸੇਦ ਜਾ ਕੇ ਸੁਰਸਰਿ ਧਾਰਾ ।

ਰੋਮਾਵਲੀ ਅਠਾਰਹ ਭਾਰਾ ॥੧੫ ॥

ਹੇ ਪ੍ਰਭੂ ਜੀ! ਆਪ ਜੀ ਦੇ ਚਰਨਾਂ ਦੇ ਪਸੀਨੇ 'ਚੋਂ ਗੰਗਾ ਦੀ ਸ੍ਰੋਸ਼ਟ ਧਾਰਾ ਵਹਿੰਦੀ ਹੈ ਅਤੇ ਉਸ ਪ੍ਰਭੂ ਦੀ ਕਿਰਪਾ ਨਾਲ ਹੀ ਬਨਸਪਤੀ ਦੇ ਅਠਾਰ੍ਹ ਭਾਰ ਸਰੀਰ ਦੇ ਰੋਮ ਜਾਣੇ ਜਾਂਦੇ ਹਨ।

ਚਾਰੋ ਬੇਦ ਜਾ ਕੇ ਸੁਮਿਰਤ ਸਾਂਸਾ ।

ਭਗਤਿ ਹੇਤ ਗਾਵੈ ਰਵਿਦਾਸਾ ॥੧੬ ॥

ਚਾਰੇ ਵੇਦਾਂ ਦੇ ਰਚੇਤਾ ਵੀ ਉਸ ਪ੍ਰਭੂ ਦਾ ਸਵਾਸ-ਸਵਾਸ ਸਿਮਰਨ ਕਰਦੇ ਹਨ। ਗੁਰੂ ਰਵਿਦਾਸ ਜੀ ਫੁਰਮਾਉਂਦੇ ਹਨ ਕਿ ਪ੍ਰਭੂ ਦੀ ਪ੍ਰੇਮਾ-ਭਗਤੀ ਵਾਸਤੇ ਮੈਂ ਪ੍ਰਭੂ ਦੇ ਗੁਣ ਗਾਉਂਦਾ ਹਾਂ।

ਗੁਰੂ ਸਭ ਰਹਸਿ ਅਗਮਹਿ ਜਾਨੈਂ। ਢੂੰਢੇ ਕੋਊ ਛਟ ਸਾਸਤ੍ਰਨ ਮਹਿੰ, ਕਿਧੂੰ ਕੋ ਵੇਦ ਵਸਾਨੈ॥ਟੇਕ॥ ਸਾਂਸ ਉਸਾਂਸ ਚੜਾਵੈ ਬਹੁ ਬਿਧਿ, ਬੈਠਹਿੰ ਸੁੰਨਿ ਸਮਾਧੀ। ਫਾਂਟਿਓ ਕਾਨੁ ਭਭੂਤ ਤਨਿ ਲਾਈ, ਅਨਿਕ ਭਰਮਤ ਵੈਰਾਗੀ॥੧॥ ਤੀਰਥ ਬਰਤ ਕਰਇ ਬਹੁਤੇਰੇ, ਕਥਾ ਬਸਤ ਬਹੁ ਸਾਨੈ। ਕਹਿ ਰਵਿਦਾਸ ਮਿਲਿਓ ਗੁਰ ਪੂਰੇ, ਜਿਹਿ ਅੰਤਰ ਹਰਿ ਮਿਲਾਨੈ॥੨॥

(ਅੰਮ੍ਰਿਤਬਾਣੀ ਪੰਨਾ 65)

ਜਗਤਗੁਰੂ ਰਵਿਦਾਸ ਮਹਾਰਾਜ ਜੀ ਸਭ ਜੀਵਾਂ ਨੂੰ ਬਾਹਰੀ ਕਰਮ-ਕਾਂਡਾਂ ਤੋਂ ਮੁਕਤ ਹੋ ਕੇ ਗੁਰੂ ਦੀ ਸ਼ਰਨ ਵਿਚ ਜਾ ਕੇ ਪ੍ਰਭੂ ਨਾਲ ਮਿਲਾਪ ਕਰਨ ਦਾ ਪਾਵਨ ਉਪਦੇਸ਼ ਬਖਸ਼ਿਸ਼ ਕਰਦੇ ਹਨ।

ਗੁਰੂ ਸਭ ਰਹਸਿ ਅਗਮਹਿ ਜਾਨੈਂ।

ਗੁਰੂ ਪ੍ਰਭੂ ਦੇ ਗਰਮ ਤੋਂ ਰਹਿਤ ਰਹੱਸਨੂੰ ਜਾਣਦਾ ਹੈ।

ਢੂੰਢੇ ਕੋਊ ਛਟ ਸਾਸਤ੍ਰਨ ਮਹਿੰ, ਕਿਧੂੰ ਕੋ ਵੇਦ ਵਸਾਨੈ॥ਟੇਕ॥

ਕੋਈ ਜੀਵ ਭਰਮ ਕਰਕੇ ਬਾਹਰ ਛੇ ਸ਼ਾਸਤਰਾਂ ਵਿਚ ਅਤੇ ਵੇਦਾਂ ਵਿਚ ਲੱਭਦਾ ਫਿਰਦਾ ਹੈ।

ਸਾਂਸ ਉਸਾਂਸ ਚੜਾਵੈ ਬਹੁ ਬਿਧਿ, ਬੈਠਹਿੰ ਸੁੰਨਿ ਸਮਾਧੀ।

ਕੋਈ ਜੀਵ ਅਨੇਕਾਂ ਪ੍ਰਕਾਰ ਨਾਲ ਸਵਾਸਾਂ ਨੂੰ ਚਾੜ੍ਹਦਾ ਉਤਾਰਦਾ ਹੈ ਅਤੇ ਕੋਈ ਸੁੰਨ ਸਮਾਧੀ ਵਿਚ ਬੈਠਾ ਹੈ।

ਫਾਂਟਿਓ ਕਾਨੁ ਭਭੂਤ ਤਨਿ ਲਾਈ, ਅਨਿਕ ਭਰਮਤ ਵੈਰਾਗੀ॥੧॥

ਕਿਸੇ ਨੇ ਆਪਣੇ ਕੰਨ ਪੜਵਾ ਕੇ ਸਰੀਰ 'ਤੇ ਰਾਖ/ਸਵਾਹ ਲਗਾਈ ਹੋਈ ਹੈ ਅਤੇ ਕਈ ਵੈਰਾਗੀ ਬਣਕੇ ਅਨੇਕਾਂ ਸਥਾਨਾਂ 'ਤੇ ਭ੍ਰਮਣ ਕਰਦੇ ਹਨ।

ਤੀਰਥ ਬਰਤ ਕਰਾਇ ਬਹੁਤੇਰੇ, ਕਥਾ ਬਸਤ ਬਹੁ ਸਾਨੈ।

ਕਈ ਬਹੁਤ ਤੀਰਥਾਂ 'ਤੇ ਇਸ਼ਨਾਨ ਕਰਦੇ ਹਨ ਅਤੇ ਕਥਾਵਾਂ ਦਾ

ਵਿਖਿਆਨ ਕਰਦੇ ਹਨ।

ਕਹਿ ਰਵਿਦਾਸ ਮਿਲਿਓ ਗੁਰ ਪੂਰੇ, ਜਿਹਿ ਅੰਤਰ ਹਰਿ ਮਿਲਾਨੈ॥੨॥

ਗੁਰੂ ਰਵਿਦਾਸ ਮਹਾਰਾਜ ਜੀ ਉਚਾਰਣ ਕਰਦੇ ਹਨ ਕਿ ਜਦੋਂ ਜੀਵ ਨੂੰ ਪੂਰਾ ਗੁਰੂ ਮਿਲ ਜਾਂਦਾ ਹੈ ਉਹ ਅੰਦਰੋਂ ਹੀ ਜੀਵ ਨੂੰ ਪ੍ਰਭੂ ਨਾਲ ਮਿਲਾ ਦਿੰਦਾ ਹੈ

ਰਾਗ ਆਸਾਵਰੀ

ਕੇਸਵੇਂ ਵਿਕਟ ਮਾਯਾ ਤੌਰ ਤਾਤੇ ਬਿਕਲ ਗਤਿ ਮੌਰ॥ ਟੇਕ॥ ਸੁਬਿਸ਼ ਡਸਨ ਕਰਾਲ ਅਹਿਮੁਖ ਗ੍ਰਸਤਿ ਸੁਦਿੜ ਸੁ ਮੇਸ਼॥ ਨਿਰੁਖਿ ਮਾਖੀ ਬਖਤ ਬਿਆਕੁਲ ਲੋਭ ਕਾਲ ਨਾ ਦੇਖ॥੧॥ ਇੰਦ੍ਰਿਯਾਦਿਕ ਦੁੱਖ ਦਾਰਨ ਅਸੰਖਯਾਦਿਕ ਪਾਪ॥ ਤੋਹਿ ਭਜਤ ਰੁਘੁਨਾਥ ਅੰਤਰਿ ਤਾਹਿ ਤ੍ਰਾਸ ਨਾ ਤਾਪ॥੨॥ ਪ੍ਰਤਿਗਿਆ ਪ੍ਰਤਿਪਾਲ ਚਹੁੰ ਜੁਗਿ ਭਗਤਿ ਪੁਰਵਨ ਕਾਮ॥ ਆਸ ਮੌਹਿ ਭਰੋਸਾ ਹੈ ਰਵਿਦਾਸ ਜੈ ਜੈ ਰਾਮ॥੩॥

(ਅੰਮ੍ਰਿਤਬਾਣੀ ਪੰਨਾ 69)

ਇਸ ਪਾਵਨ ਸ਼ਬਦ ਵਿਚ ਜਗਤਗੁਰੂ ਰਵਿਦਾਸ ਜੀ ਮਹਾਰਾਜ ਪ੍ਰਭੂ ਦੇ ਨਾਮ ਨੂੰ ਹੀ ਮਾਇਆ ਦੇ ਪ੍ਰਭਾਵ ਤੋਂ ਮੁਕਤ ਹੋਣ ਦਾ ਇਕ ਉਪਾਅ ਦੱਸਦੇ ਹਨ।

ਕੇਸਵੇਂ ਵਿਕਟ ਮਾਯਾ ਤੌਰ ਤਾਤੇ ਬਿਕਲ ਗਤਿ ਮੌਰ॥ ਟੇਕ॥

ਹੇ ਪ੍ਰਭੂ ਆਪ ਜੀ ਦੇ ਪਵਿੱਤਰ ਨਾਮ ਤੋਂ ਬਿਨਾਂ ਮਾਇਆ ਬਹੁਤ ਭਿਆਨਕ ਕਸ਼ਟ ਦੇਣ ਵਾਲੀ ਹੈ। ਇਸ ਲਈ ਜੀਵ ਦੀ ਹਾਲਤ ਅਤੇ ਅਕਲ ਬਹੁਤ ਹੀ ਵਿਆਕੁਲਤਾ ਵਾਲੀ ਹੈ।

ਸੁਬਿਸ਼ ਡਸਨ ਕਰਾਲ ਅਹਿਮੁਖ ਗ੍ਰਸਤਿ ਸੁਦਿੜ ਸੁ ਮੇਸ਼॥

ਨਿਰੁਖਿ ਮਾਖੀ ਬਖਤ ਬਿਆਕੁਲ ਲੋਭ ਕਾਲ ਨਾ ਦੇਖ॥੧॥

ਇਹ ਮਾਇਆ ਆਪਣੇ ਸੁੰਦਰ ਵਿਸ਼ਿਆਂ ਰੂਪੀ ਭਿਆਨਕ ਸੱਪ ਵਰਗੇ ਮੰਹ ਨਾਲ ਜੀਵ ਨੂੰ ਡੰਗ ਮਾਰਦੀ ਹੈ। ਸੁਦਿੜ ਤੋਂ ਸੁਦਿੜ ਜੀਵ ਨੂੰ ਵੀ ਇਹ ਸੁੰਦਰ ਮਾਇਆ ਨਿਗਲ ਜਾਂਦੀ ਹੈ ਜਿਵੇਂ ਮੱਖੀ ਮਿੱਠੇ ਪਦਾਰਥਾਂ ਨੂੰ ਦੇਖ ਕੇ ਵਿਆਕੁਲ ਹੋ ਜਾਂਦੀ ਹੈ, ਇਸੇ ਤਰ੍ਹਾਂ ਲੋਭੀ ਪੁਰਸ਼ ਲੋਭ ਵਿਚ ਆ ਕੇ ਸਮਾਂ ਨਹੀਂ ਦੇਖਦਾ ਅਤੇ ਬੇਚੈਨ ਰਹਿੰਦਾ ਹੈ।

ਇੰਦ੍ਰਿਯਾਦਿਕ ਦੁੱਖ ਦਾਰਨ ਅਸੰਖਯਾਦਿਕ ਪਾਪ॥

ਤੋਹਿ ਭਜਤ ਰੁਘੁਨਾਥ ਅੰਤਰਿ ਤਾਹਿ ਤ੍ਰਾਸ ਨਾ ਤਾਪ॥੨॥

ਇੰਦਰੀਆਂ ਤੇ ਵਿਸ਼ੇ-ਵਿਕਾਰਾਂ ਦੇ ਭਿਆਨਕ ਦੁੱਖ ਕਾਰਨ ਜੀਵ
ਅਣਗਿਣਤ ਪਾਪ ਕਰਦਾ ਹੈ। ਜੇਕਰ ਜੀਵ, ਪ੍ਰਭੂ ਜੀ ਆਪ ਜੀ ਦਾ ਭਜਨ ਕਰੇ
ਫਿਰ ਇਸ ਜੀਵ ਨੂੰ ਕੋਈ ਵੀ ਦੁੱਖ ਨਹੀਂ ਵਿਆਪੇਗਾ।

ਪ੍ਰਤਿਗਿਆ ਪ੍ਰਤਿਪਾਲ ਚਹੁੰ ਜੁਗਿ ਭਗਤਿ ਪੁਰਵਨ ਕਾਮ ॥

ਆਸ ਮੋਹਿ ਭਰੋਸ ਹੈ ਰਵਿਦਾਸ ਜੈ ਜੈ ਰਾਮ ॥੩ ॥

ਪ੍ਰਭੂ ਅਨੁਸਾਰ ਚੌਹਾਂ ਯੁਗਾਂ ਵਿਚ ਜੀਵਾਂ ਦੀ ਪਾਲਣਾ ਕਰਨ ਵਾਲੇ ਪ੍ਰਭੂ ਜੀ!
ਆਪ ਆਪਣੇ ਭਗਤਾਂ ਦੀਆਂ ਸਭ ਕਾਮਨਾਵਾਂ ਪੂਰੀਆਂ ਕਰਨ ਵਾਲੇ ਹੋ।
ਜਗਤਗੁਰੂ ਰਵਿਦਾਸ ਮਹਾਰਾਜ ਜੀ ਉਚਾਰਨ ਕਰਦੇ ਹਨ ਕਿ ਪ੍ਰਭੂ ਜੀ ਮੈਨੂੰ ਤਾਂ
ਆਪ ਜੀ 'ਤੇ ਹੀ ਭਰੋਸਾ ਹੈ। ਹੇ ਸਰਵ-ਵਿਖੇ ਰਮੇ ਹੋਏ ਪਰਮਾਤਮਾ ਜੀ ਆਪ ਦੀ
ਜੈ ਹੋਵੇ ਜੀ।

ਤੁਝਹਿ ਚਰਨ ਅਰਬਿੰਦ ਭਵਨ ਮਨੁ, ਪਾਨ ਕਰਤ ਪਾਇਓ ਪਾਇਓ ਰਮਇਆ
ਧਨੁ ॥ਟੇਕ ॥ ਸੰਪਤਿ ਵਿਪਤਿ ਪਟਲ ਮਾਇਆ ਧਨ, ਤਾ ਮਹਿੰ ਮਗਨ ਨ ਹੋਤ ਤੇਰੋ
ਜਨ ॥੧ ॥ ਕਹਾ ਭਇਓ ਜੇ ਗਤ ਤਨ ਛਿਨ ਛਿਨ ॥ ਪ੍ਰੇਮ ਜਾਏ ਤੋ ਡਰਪੈ ਤੇਰੋ ਨਿਜ
ਜਨ ॥੨ ॥ ਪ੍ਰੇਮ ਰਜ ਲੈ ਰਖੋ ਰਿਦੈ ਧਰਿ, ਕਹੈ ਰਵਿਦਾਸ ਛੂਟਿਬੋ ਕਵਨ ਪਰਿ ॥੩ ॥

(ਅੰਮ੍ਰਿਤਬਾਣੀ ਪੰਨਾ 71)

ਜਗਤਗੁਰੂ ਰਵਿਦਾਸ ਜੀ ਮਹਾਰਾਜ ਸਮੁੱਚੀ ਮਨੁੱਖਤਾ ਨੂੰ ਪ੍ਰਭੂ-ਪ੍ਰੇਮ ਦਾ
ਪਾਵਨ ਉਪਦੇਸ਼ ਦਿੰਦੇ ਹਨ ਕਿ ਪ੍ਰਭੂ ਪ੍ਰੇਮ ਕਰਨ ਵਾਲੇ ਨੂੰ ਆਪਣੇ ਸਗੀਰ ਦੇ ਟੋਟੇ-
ਟੋਟੇ ਹੋਣ ਦੀ ਵੀ ਕੋਈ ਪਰਵਾਹ ਨਹੀਂ ਹੁੰਦੀ।

ਤੁਝਹਿ ਚਰਨ ਅਰਬਿੰਦ ਭਵਨ ਮਨੁ,

ਪਾਨ ਕਰਤ ਪਾਇਓ ਪਾਇਓ ਰਮਇਆ ਧਨੁ ॥ਟੇਕ ॥

ਪ੍ਰਭੂ ਜੀ! ਆਪ ਦੇ ਚਰਨ, ਕੰਵਲ ਫੁੱਲ ਵਾਂਗ ਹਨ ਅਤੇ ਮੇਰਾ ਮਨ ਭੌਰੇ ਵਾਂਗ
ਹੈ। ਮੇਰੇ ਮਨ ਨੇ ਆਪ ਜੀ ਦੇ ਚਰਨ ਕਮਲਾਂ ਵਿਚ ਰਹਿਣ ਲਈ ਥਾਂ ਪ੍ਰਾਪਤ ਕਰ
ਲਈ ਹੈ। ਹੇ ਪ੍ਰਭੂ ਜੀ! ਆਪ ਦਾ ਪਾਵਨ ਨਾਮ ਰੂਪੀ ਅੰਮ੍ਰਿਤ ਪੀ ਕੇ ਮੈਂ ਨਾਮ ਰੂਪੀ
ਧਨ ਪ੍ਰਾਪਤ ਕਰ ਲਿਆ ਹੈ।

ਸੰਪਤਿ ਵਿਪਤਿ ਪਟਲ ਮਾਇਆ ਧਨ,
ਤਾ ਮਹਿੰ ਮਗਨ ਨ ਹੋਤ ਤੇਰੋ ਜਨ ॥੧ ॥
ਪ੍ਰਭੂ ਜੀ! ਆਪ ਜੀ ਦੇ ਨਾਮ ਦਾ ਆਨੰਦ ਲੈਣ ਵਾਲਾ ਆਪ ਦਾ ਦਾਸ, ਸੁੱਖ
ਦੁੱਖ ਰੂਪੀ ਪਰਦਾ, ਸੰਸਾਰਿਕ ਮਾਇਆ ਅਤੇ ਸੰਸਾਰ ਰੂਪੀ ਤੂਠੇ ਧਨ ਵਿਚ ਮਗਨ
ਨਹੀਂ ਹੁੰਦਾ।

ਕਹਾ ਭਇਓ ਜੇ ਗਤ ਤਨ ਛਿਨ ਛਿਨ ॥

ਪ੍ਰੇਮ ਜਾਏ ਤੋ ਡਰਪੈ ਤੇਰੋ ਨਿਜ ਜਨ ॥੨ ॥

ਪ੍ਰਭੂ ਜੀ! ਮੇਰਾ ਸਗੀਰ ਟੁਕੜੇ-ਟੁਕੜੇ ਵੀ ਹੋ ਜਾਵੇ, ਤਾਂ ਮੈਨੂੰ ਕੋਈ ਡਰ ਨਹੀਂ,
ਆਪ ਜੀ ਦੇ ਦਾਸ ਨੂੰ ਡਰ ਤਾਂ ਇਸ ਗੱਲ ਦਾ ਹੈ ਕਿ ਮੇਰੇ ਮਨ 'ਚੋਂ ਆਪ ਦਾ ਪ੍ਰੇਮ
ਨਾ ਘੱਟ ਜਾਵੇ।

ਪ੍ਰੇਮ ਰਜ ਲੈ ਰਾਖੋ ਰਿਦੈ ਧਰਿ,

ਕਹੈ ਰਵਿਦਾਸ ਛੂਟਿਬੋ ਕਵਨ ਪਰਿ ॥੩ ॥

ਜਗਤਗੁਰੂ ਰਵਿਦਾਸ ਮਹਾਰਾਜ ਜੀ ਫਰਮਾਨ ਕਰਦੇ ਹਨ ਕਿ ਪ੍ਰਭੂ ਜੀ!
ਦਾਸ ਨੇ ਆਪ ਨੂੰ ਪ੍ਰੇਮ ਨਾਲ ਹਿਰਦੇ ਵਿਚ ਵਸਾਇਆ ਹੋਇਆ ਹੈ। ਹੁਣ ਆਪ
ਕਿਹੜੇ ਯਤਨ ਕਰਕੇ ਛੁਟੇਗੇ? ਭਾਵ ਆਪ ਪ੍ਰੇਮ ਦੇ ਸੱਚੇ ਬੰਧਨ 'ਚੋਂ ਨਿਕਲ ਨਹੀਂ
ਸਕਦੇ।

ਦੇਹੁ ਕਲਾਲੀ ਏਕ ਪਿਆਲਾ | ਐਸਾ ਅਵਧੂ ਹੋਈ ਮਤਵਾਲਾ ॥ ਟੇਕ ॥ ਕਹੈ ਕਲਾਲੀ
ਪਿਆਲਾ ਦੇਉ | ਪੀਵਨਹਾਰੇ ਕਾ ਸਿਰ ਲੇਉ ॥੧ ॥ ਏਰੀ ਕਲਾਲੀ ਤੈਂ ਕਿਆ ਕੀਆ |
ਸਿਰ ਕੇ ਸਾਟੈ ਪਿਆਲਾ ਦੀਆ ॥ ਸਿਰ ਕੈ ਸਾਟੈ ਮਹਿੰਗਾ ਭਾਰੀ | ਪੀਵੇਗਾ ਅਪਨਾ
ਸਿਰ ਡਾਰੀ ॥੨ ॥ ਚੰਦ ਸੂਰ ਦੋਉ ਸਨਮੁਖ ਹੋਈ | ਪੀਵੈ ਪਿਆਲਾ ਮਰੈ ਨ ਕੋਈ ॥੩ ॥
ਸਹਜ ਸੁੰਨ ਮੇਂ ਭਾਠੀ ਸ੍ਰਵੈ | ਪੀਵੈ ਰਵਿਦਾਸ ਗੁਰਮੁਖ ਦ੍ਰਵੈ ॥੪ ॥

(ਅੰਮ੍ਰਿਤਬਾਣੀ ਪੰਨਾ 73)

ਜਗਤ ਗੁਰੂ ਰਵਿਦਾਸ ਜੀ ਮਹਾਰਾਜ ਸੰਸਾਰੀ ਜੀਵਾਂ ਨੂੰ ਪ੍ਰਭੂ ਦੇ ਨਾਮ ਦਾ ਦਾਨ
ਬਖ਼ਸ਼ਿਸ਼ ਕਰਨ ਵਾਲੇ ਗੁਰੂ ਪਾਸ ਜਾ ਕੇ ਨਾਮ ਰੂਪੀ ਪਿਆਲਾ ਪੀਣ ਦਾ ਪਾਵਨ
ਉਪਦੇਸ਼ ਦਿੰਦੇ ਹਨ। ਅਜਿਹਾ ਪਿਆਲਾ ਆਪਣਾ ਆਪ ਗੁਰੂ ਅੱਗੇ ਸਮਰਪਣ

ਕਰਨ ਨਾਲ ਪ੍ਰਾਪਤ ਹੁੰਦਾ ਹੈ।

ਦੇਹੁ ਕਲਾਲੀ ਏਕ ਪਿਆਲਾ | ਐਸਾ ਅਵਧੂ ਹੋਈ ਮਤਵਾਲਾ ॥ ਟੇਕ ॥

ਪ੍ਰਭੂ ਦੇ ਨਾਮ ਰੂਪੀ ਅੰਮ੍ਰਿਤ ਦੇ ਪਿਆਲੇ ਨੂੰ ਦੇਣ ਵਾਲੇ ਸੰਤ ਜਨੋਂ ਇਕ ਪਿਆਲਾ ਮੈਨੂੰ ਵੀ ਦੇਣਾ ਕਰੋ ਜੀ। ਇਸ ਤਰ੍ਹਾਂ ਦੇ ਪਿਆਲੇ ਨੂੰ ਪੀਣ ਲਈ ਮੈਂ ਵੈਰਾਗੀ ਹਾਂ ਤੇ ਪੀ ਕੇ ਮੈਂ ਮਸਤ ਹੋਣ ਵਾਲਾ ਹਾਂ।

ਕਹੈ ਕਲਾਲੀ ਪਿਆਲਾ ਦੇਉ । ਪੀਵਨ ਹਾਰੇ ਕਾ ਸਿਰ ਲੇਉ ॥ ੧ ॥

ਪ੍ਰਭੂ ਦੇ ਨਾਮ ਰੂਪੀ ਪਿਆਲਾ ਵੰਡਣ ਵਾਲੇ ਗੁਰੂ ਜੀ ਕਹਿੰਦੇ ਹਨ ਕਿ ਮੈਂ ਤੈਨੂੰ ਅਜਿਹਾ ਪਿਆਲਾ ਤਾਂ ਹੀ ਦੇ ਸਕਦਾ ਹਾਂ ਜੇਕਰ ਤੂੰ ਆਪਣਾ ਸਿਰ ਮੇਰੇ ਅੱਗੇ ਭੇਟ ਕਰੋ ਭਾਵ ਆਪਾ-ਆਪ ਮਿਟਾ ਦੇਵੋ।

ਏਰੀ ਕਲਾਲੀ ਤੈਂ ਕਿਆ ਕੀਆ । ਸਿਰ ਕੇ ਸਾਟੈ ਪਿਆਲਾ ਦੀਆ ॥

ਹੋ ਪ੍ਰਭੂ ਦੇ ਨਾਮ ਰੂਪੀ ਪਿਆਲਾ ਵੰਡਣ ਵਾਲੇ ਗੁਰੂ ਜੀ ਇਹ ਤੁਸੀਂ ਕੀ ਕੀਤਾ! ਤੁਸੀਂ ਮੇਰਾ ਸਿਰ ਲੈ ਕੇ ਮੈਨੂੰ ਅੰਮ੍ਰਿਤ ਦਾ ਪਿਆਲਾ ਦਿੱਤਾ ਹੈ।

ਸਿਰ ਕੈ ਸਾਟੈ ਮਹਿੰਗਾ ਭਾਰੀ । ਪੀਵੇਗਾ ਅਪਨਾ ਸਿਰ ਡਾਰੀ ॥ ੨ ॥

ਸਿਰ ਦੇ ਬਦਲੇ ਬਹੁਤ ਮਹਿੰਗਾ ਪਿਆਲਾ ਪ੍ਰਾਪਤ ਹੁੰਦਾ ਹੈ, ਆਪਣਾ ਸਿਰ ਵਾਰ ਕੇ ਜੀਵ ਐਸਾ ਪਿਆਲਾ ਪੀਂਦਾ ਹੈ।

ਚੰਦ ਸੂਰ ਦੇਉ ਸਨਮੁਖ ਹੋਈ । ਪੀਵੈ ਪਿਆਲਾ ਮਰੈ ਨ ਕੋਈ ॥ ੩ ॥

ਈੜਾ ਤੇ ਪਿੰਗਲਾ ਦੋਨੋਂ ਨਾੜੀਆਂ ਜਿਥੇ ਇਕਠੀਆਂ ਹੁੰਦੀਆਂ ਹਨ, ਉਥੇ ਸੁਖਮਨਾ ਨਾੜੀ ਨਾਲ ਮਿਲਦੀਆਂ ਹਨ ਤਾਂ ਦਸਵੇਂ ਦਵਾਰੇ ਵਿਚ ਪਰਵੇਸ਼ ਕਰਕੇ ਜੀਵ ਪ੍ਰਭੂ ਦੇ ਨਾਮ ਅੰਮ੍ਰਿਤ ਦਾ ਪਿਆਲਾ ਪੀਂਦਾ ਹੈ। ਉਹ ਫਿਰ ਜੀਵਨ-ਮੁਕਤ ਹੋ ਜਾਂਦਾ ਹੈ।

ਸਹਜ ਸੁੰਨ ਮੌਂ ਭਾਠੀ ਸ੍ਰੂਵੈ । ਪੀਵੈ ਰਵਿਦਾਸ ਗੁਰਮੁਖ ਦ੍ਰੂਵੈ ॥ ੪ ॥

ਪ੍ਰਭੂ ਦੇ ਐਸੇ ਨਾਮ ਰੂਪੀ ਪਿਆਲੇ ਨੂੰ ਦਸਵੇਂ ਦੁਆਰ ਵਿਚ ਪਰਵੇਸ਼ ਕਰਕੇ ਸਹਿਜ ਭਾਵ ਤੁਰੀਆ ਅਵਸਥਾ ਰੂਪੀ ਭੱਠੀ ਗਾਹੀਂ ਤਿਆਰ ਹੋਈ ਸ਼ਰਾਬ ਝਰਦੀ ਹੈ। ਜਗਤ ਗੁਰੂ ਰਵਿਦਾਸ ਮਹਾਰਾਜ ਜੀ ਫਰਮਾਉਂਦੇ ਹਨ ਕਿ ਐਸੀ ਅਵਸਥਾ ਵਿਚ ਪਹੁੰਚ ਕੇ ਗੁਰਮੁਖ ਬ੍ਰਹਮ-ਆਨੰਦ ਰੂਪੀ ਪ੍ਰੇਮ ਪਿਆਲਾ ਪੀਂਦੇ ਹਨ।

ਐਸੀ ਮੇਰੀ ਜਾਤਿ ਵਿਖਿਆਤ ਚਮਾਰੰ ॥ ਹਿਰਦੇ ਰਾਮ ਗੋਬਿੰਦ ਗੁਨ ਸਾਰੰ ॥ ਟੇਕ ॥
ਸੁਰਸਰਿ ਜਲ ਲੀਯਾ ਕ੍ਰਿਤ ਬਾਰੁਨੀ ਰੇ ਜੈਸੇ ਸੰਤ ਜਨ ਨਹਿੰ ਕਰਤ ਪਾਨੰ । ਸੁਰ
ਅਪਵਿਤ੍ਰ ਨਿਤਿ ਗੰਗਜਲ ਮਾਨਿਯੇ ਸੁਰਸਰਿ ਮਿਲਤ ਨਹਿੰ ਹੋਤ ਆਨੰ ॥ ੧ ॥ ਤਰ
ਤਾਰਿ ਅਪਵਿਤ੍ਰ ਕਰ ਮਾਨਿਯੇ ਜੈਸੇ ਕਾਗਾਰਾ ਕਰਤ ਬਿਚਾਰੰ । ਭਗਵਤ ਭਗਵੰਤ
ਜਬ ਉਪਰੇ ਲਿਖਿਯੇ ਤਬ ਪੂਜਿਏ ਕਰਿ ਨਮਸਕਾਰੰ ॥ ੨ ॥ ਅਨੇਕ ਅਧਮ ਜਿਥ ਨਾਮ
ਸੁਨਿ ਉਧਰੇ ਪਤਿਤ ਪਾਵਨ ਭਯੇ ਪਰਸਿ ਸਾਰੰ । ਭਨਤ ਰਵਿਦਾਸ ਰੰਕਾਰ ਗੁਨ
ਗਾਬੰਤ ਸੰਤ ਸਾਧੂ ਭਏ ਸਹਜਪਾਰੰ ॥ ੩ ॥

ਅੰਮ੍ਰਿਤਬਾਣੀ ਪੰਨਾ 74)

ਜਗਤ ਗੁਰੂ ਰਵਿਦਾਸ ਜੀ ਮਾਨਵਤਾ ਨੂੰ ਪਾਵਨ ਉਪਦੇਸ਼ ਦਿੰਦੇ ਹਨ ਕਿ
ਜਿਹੜਾ ਜੀਵ ਪ੍ਰਭੂ ਦਾ ਨਾਮ ਜਪਦਾ ਹੈ, ਉਹ ਪ੍ਰਭੂ ਦਾ ਹੀ ਰੂਪ ਹੋ ਜਾਂਦਾ ਹੈ ਅਤੇ
ਉਸਦੀ ਮਹਿਮਾ ਸਾਰੇ ਸੰਸਾਰ ਵਿਚ ਫੈਲ ਜਾਂਦੀ ਹੈ।

ਐਸੀ ਮੇਰੀ ਜਾਤਿ ਵਿਖਿਆਤ ਚਮਾਰੰ ॥

ਹਿਰਦੇ ਰਾਮ ਗੋਬਿੰਦ ਗੁਨ ਸਾਰੰ ॥ ਟੇਕ ॥

ਮੇਰੀ ਐਸੀ ਪ੍ਰਗਟ ਹੀ ਚਮਾਰ ਜਾਤ ਹੈ, ਮੈਂ ਆਪਣੇ ਹਿਰਦੇ ਵਿਚ ਪ੍ਰਭੂ ਦੇ
ਗੁਣਾਂ ਨੂੰ ਵਸਾਇਆ ਹੋਇਆ ਹੈ।

ਸੁਰਸਰਿ ਜਲ ਲੀਯਾ ਕ੍ਰਿਤ ਬਾਰੁਨੀ ਰੇ
ਜੈਸੇ ਸੰਤ ਜਨ ਨਹਿੰ ਕਰਤ ਪਾਨੰ ।

ਜੇਕਰ ਗੰਗਾ ਦਾ ਜਲ ਲਿਆ ਕੇ ਉਸਦੀ ਸ਼ਰਾਬ ਬਣਾ ਲਈ ਜਾਵੇ ਤਦ ਵੀ
ਸੰਤ ਜਨ ਉਸਨੂੰ ਪੀਂਦੇ ਨਹੀਂ ਹਨ ਕਿਉਂਕਿ ਉਹ ਗੰਗਾ ਦਾ ਜਲ ਆਪਣੇ ਚਲਦੇ
ਪ੍ਰਵਾਹ ਤੋਂ ਵੱਖ ਹੋ ਕੇ ਅਪਵਿਤਰ ਹੋ ਗਿਆ ਹੈ। ਇਸੇ ਤਰ੍ਹਾਂ ਜੇਕਰ ਕੋਈ ਜੀਵ
ਉੱਚੀ ਕੁਲ ਵਿਚ ਪੈਦਾ ਹੋਇਆ ਹੈ ਅਤੇ ਪ੍ਰਭੂ ਦਾ ਨਾਮ ਨਹੀਂ ਜਪਦਾ, ਉਹ ਪ੍ਰਭੂ
ਦੇ ਦਰਬਾਰ ਵਿਚ ਕਬੂਲ ਨਹੀਂ ਹੁੰਦਾ।

ਸੁਰਾ ਅਪਵਿਤ੍ਰ ਨਿਤਿ ਗੰਗਜਲ ਮਾਨਿਯੇ

ਸੁਰਸਰਿ ਮਿਲਤ ਨਹਿੰ ਹੋਤ ਆਨੰ ॥ ੧ ॥

ਇਸ ਦੇ ਉਲਟ ਅਪਵਿਤਰ ਸ਼ਰਾਬ ਜਾਂ ਹੋਰ ਨਦੀਆਂ-ਨਾਲਿਆਂ ਦਾ ਪਾਣੀ,
ਜਿਸ ਵੇਲੇ ਗੰਗਾ ਵਿਚ ਮਿਲ ਜਾਂਦਾ ਹੈ ਤਾਂ ਉਹ ਕੁਝ ਹੋਰ ਨਹੀਂ ਰਹਿੰਦਾ, ਬਲਕਿ

63

ਗੰਗਾ ਦਾ ਹੀ ਰੂਪ ਹੋ ਜਾਂਦਾ ਹੈ। ਇਸੇ ਤਰ੍ਹਾਂ ਜਿਨ੍ਹਾਂ ਨੂੰ ਸੰਸਾਰ ਦੇ ਅਗਿਆਨੀ ਲੋਕ
ਜਾਤ ਕਰਕੇ ਸ਼ੁਦਰ ਸਮਝਦੇ ਹਨ, ਜਦੋਂ ਉਹ ਪਰਮਾਤਮਾ ਦਾ ਨਾਮ ਜਪਦੇ ਹਨ ਤਾਂ
ਉਹ ਪ੍ਰਭੂ ਨਾਲ ਮਿਲ ਕੇ ਪਰਮਾਤਮਾ ਵਿਚ ਅਭੇਦ ਹੋ ਜਾਂਦੇ ਹਨ।

ਤਰਤਾਰਿ ਅਪਵਿਤ੍ਰ ਕਰ ਮਾਨਿਯੇ

ਜੈਸੇ ਕਾਗਰਾ ਕਰਤ ਬਿਚਾਰੰ।

ਜਿਵੇਂ ਤਾੜ ਦਾ ਰੁੱਖ ਅਪਵਿਤ੍ਰ ਮੰਨਿਆ ਜਾਂਦਾ ਹੈ ਕਿਉਂਕਿ ਉਸ ਵਿਚ
ਨਸੇ ਵਰਗਾ ਜਲ ਹੁੰਦਾ ਹੈ। ਵਿਚਾਰ ਕਰਨ ਵਾਲੇ ਤਾੜ ਦੇ ਰੁੱਖ ਦੇ ਪੱਤਿਆਂ ਤੋਂ
ਬਣੇ ਕਾਗਜ਼ਾਂ ਨੂੰ ਅਪਵਿਤ੍ਰ ਸਮਝਦੇ ਹਨ।

ਭਗਵਤ ਭਗਵੰਤ ਜਬ ਉਪਰੇ ਲਿਖਿਯੇ

ਤਬ ਪੂਜਿਏ ਕਰਿ ਨਮਸਕਾਰੰ॥੨॥

ਪ੍ਰੰਤੂ ਜਦੋਂ ਉਹਨਾਂ 'ਤੇ ਪ੍ਰਭੂ ਦਾ ਨਾਮ ਅਤੇ ਪ੍ਰਭੂ ਦੀ ਸਿਫਤ ਸਲਾਹ ਲਿਖ
ਦਿੱਤੀ ਜਾਂਦੀ ਹੈ ਤਾਂ ਨਮਸਕਾਰਾਂ ਕਰਕੇ ਪੂਜੇ ਜਾਂਦੇ ਹਨ। ਇਸੇ ਤਰ੍ਹਾਂ ਜਿਹਨਾਂ
ਜੀਵਾਂ ਨੂੰ ਸੰਸਾਰੀ ਲੋਕ ਅਗਿਆਨਤਾ ਕਰਕੇ ਨੀਚ ਸਮਝਦੇ ਸਨ, ਜਦੋਂ ਉਨ੍ਹਾਂ ਨੇ
ਪਰਮਾਤਮਾ ਦਾ ਨਾਮ ਜਪਿਆ ਤਾਂ ਉਹ ਵੀ ਇਸ ਸੰਸਾਰ ਵਿਚ ਨਮਸਕਾਰਾਂ
ਕਰਕੇ ਪੂਜੇ ਜਾਂਦੇ ਹਨ।

ਅਨੇਕ ਅਧਮ ਜਿਬ ਨਾਮ ਸੁਨਿ ਉਧਰੇ

ਪਤਿਤ ਪਾਵਨ ਭਯੇ ਪਰਸਿ ਸਾਰੰ।

ਅਨੇਕਾਂ ਜੀਵ ਜਿਨ੍ਹਾਂ ਨੂੰ ਭਰਮ ਕਰਕੇ ਲੋਕ ਛੋਟੀ ਜਾਤੀ ਦੇ ਸਮਝਦੇ ਸਨ ਉਹ
ਜੀਵ ਪ੍ਰਭੂ ਦਾ ਪਾਵਨ ਨਾਮ ਜਪਕੇ ਕੇ ਮੁਕਤ ਹੋ ਗਏ।

ਭਨਤ ਰਵਿਦਾਸ ਰਰੰਕਾਰ ਗੁਨ ਗਾਬੰਤ

ਸੰਤ ਸਾਧੂ ਭਣੇ ਸਹਜ ਪਾਰੰ॥੩॥

ਸ੍ਰੀ ਗੁਰੂ ਰਵਿਦਾਸ ਜੀ ਉਚਾਰਨ ਕਰਦੇ ਹਨ ਕਿ ਰੰਗ-ਰੂਪ ਤੋਂ ਰਹਿਤ ਪ੍ਰਭੂ
ਦੇ ਗੁਣ ਗਾ ਕੇ ਸੰਤ ਜਨ ਸਹਿਜ ਅਵਸਥਾ ਵਿਚ ਪਹੁੰਚ ਕੇ ਮੁਕਤ ਹੋ ਜਾਂਦੇ ਹਨ।

ਸਤਿਗੁਰ ਹਮਹੁ ਲਖਾਈ ਬਾਟ॥ ਜਨਮ ਪਾਛਲੇ ਪਾਪ ਨਸਾਨੇ, ਮਿਠੋਗੋ ਸਭੁ
ਸੰਤਾਪ॥੪੧॥ ਬਾਹਰ ਖੋਜਤ ਜਨਮ ਗੰਵਾਏ, ਉਨਮਨਿ ਧਿਆਨ ਰਹੇ ਘਟ ਆਪ॥

ਸ਼ਬਦ ਅਨਾਹਦ ਬਾਜਤ ਘਟ ਮਹਿੰ, ਅਗਾਮ ਗਿਆਨ ਭੌ ਗੁਰ ਪ੍ਰਤਾਪ ॥੧॥ ਧਨ
ਦਾਰਾ ਮਹਿੰ ਰਹਿਓ ਮਗਨ ਨਿਤ, ਗੁਣਿਓ ਨ ਮਿਚੁ ਕੌ ਚਾਪ ॥ ਕਹਿ ਰਵਿਦਾਸ ਗੁਰ
ਗਾਹ ਦਿਖਾਵੈ, ਤ੍ਰਿਛਾ ਬੁਝਿ ਮਿਟਿ ਮਨ ਸੰਤਾਪ ॥੨॥

(ਅੰਮ੍ਰਿਤਬਾਣੀ ਪੰਨਾ 75)

ਜਗਤ ਗੁਰੂ ਰਵਿਦਾਸ ਜੀ ਮਹਾਰਾਜ ਸਭ ਜੀਵਾਂ ਨੂੰ ਸਤਿਗੁਰੂ ਦੇ ਦੱਸੇ ਮਾਰਗ 'ਤੇ
ਚੱਲਕੇ ਪ੍ਰਭੂ ਦੀ ਆਪਣੇ ਅੰਦਰੋਂ ਪ੍ਰਾਪਤੀ ਕਰਕੇ ਜੀਵਨ ਸਫਲ ਕਰਨ ਦਾ ਪਾਵਨ
ਉਪਦੇਸ਼ ਬਖਸ਼ਿਸ਼ ਕਰਦੇ ਹਨ।

ਸਤਿਗੁਰ ਹਮਹੁ ਲਖਾਈ ਬਾਟ॥

ਜਨਮ ਪਾਛਲੇ ਪਾਪ ਨਸਾਨੇ,

ਮਿਠੋਗੋ ਸਭੁ ਸੰਤਾਪ॥੪੨॥

ਸਤਿਗੁਰੂ ਜੀਵ ਨੂੰ ਸੰਸਾਰ ਰੂਪੀ ਭਵਸਾਗਰ ਤੋਂ ਪਾਰ ਹੋਣ ਲਈ ਨਾਮ ਰੂਪੀ
ਗਸਤਾ ਦਿਖਾਉਂਦੇ ਹਨ। ਜਿਸ 'ਤੇ ਚੱਲਕੇ ਜੀਵ ਆਪਣੇ ਪਿਛਲੇ ਸਾਰੇ ਪਾਪਾਂ
ਅਤੇ ਦੁੱਖਾਂ ਨੂੰ ਖਤਮ ਕਰ ਲੈਂਦਾ ਹੈ।

ਬਾਹਰ ਖੋਜਤ ਜਨਮ ਗੰਵਾਏ,

ਉਨਮਨਿ ਧਿਆਨ ਰਹੇ ਘਟ ਆਪ॥

ਜੀਵ ਬਾਹਰ ਪ੍ਰਭੂ ਨੂੰ ਲੱਭਦਾ ਹੋਇਆ ਜਨਮ ਗਵਾ ਲੈਂਦਾ ਹੈ ਪਰ ਨਾਮ ਜੱਪ
ਕੇ, ਧਿਆਨ ਲਗਾ ਕੇ, ਸਹਿਜ ਅਵਸਥਾ ਵਿਚ ਪਹੁੰਚ ਕੇ, ਉਹ ਆਪਣੇ ਅੰਦਰੋਂ
ਹੀ ਪ੍ਰਭੂ ਨੂੰ ਪ੍ਰਾਪਤ ਕਰ ਲੈਂਦਾ ਹੈ।

ਸ਼ਬਦ ਅਨਾਹਦ ਬਾਜਤ ਘਟ ਮਹਿੰ,

ਅਗਾਮ ਗਿਆਨ ਭੌ ਗੁਰ ਪ੍ਰਤਾਪ॥੧॥

ਅਨਹਦ ਸ਼ਬਦ ਇਕ ਰਸ ਜੀਵ ਦੇ ਅੰਦਰ ਗੂੰਜ ਰਿਹਾ ਹੈ। ਐਸਾ ਗਿਆਨ
ਗੁਰੂ ਦੀ ਕ੍ਰਿਪਾ ਨਾਲ ਪ੍ਰਾਪਤ ਹੁੰਦਾ ਹੈ।

ਧਨ ਦਾਰਾ ਮਹਿੰ ਰਹਿਓ ਮਗਨ ਨਿਤ,

ਗੁਣਿਓ ਨ ਮਿਚੁ ਕੌ ਚਾਪ॥

ਧਨ ਅਤੇ ਇਸਤਰੀ ਵਿਚ ਜੀਵ ਨਿਤਾਪ੍ਰਤੀ ਮਗਨ ਰਹਿੰਦਾ ਹੈ ਅਤੇ ਪ੍ਰਭੂ ਦੇ
ਗੁਣਾਂ 'ਤੇ ਵਿਚਾਰ ਨਹੀਂ ਕਰਦਾ।

ਕਹਿ ਰਵਿਦਾਸ ਗੁਰ ਰਾਹ ਦਿਖਾਵੈ,
ਤ੍ਰਿਛਾ ਬੁਝ ਮਿਟ ਮਨ ਸੰਤਾਪ ॥੨॥

ਸ੍ਰੀ ਗੁਰੂ ਰਵਿਦਾਸ ਜੀ ਉਚਾਰਣ ਕਰਦੇ ਹਨ ਕਿ ਜਦੋਂ ਗੁਰੂ ਪ੍ਰਭੂ ਨੂੰ ਮਿਲਣ
ਦੀ ਰਾਹ ਦਿਖਾਉਂਦਾ ਹੈ ਤਾਂ ਉਸ ਰਾਹ 'ਤੇ ਚੱਲ ਕੇ ਜੀਵ ਦੇ ਮਨ ਵਿਚੋਂ ਸਾਰੀਆਂ
ਤ੍ਰਿਸ਼ਨਾਵਾਂ ਅਤੇ ਸੰਤਾਪ ਸਮਾਪਤ ਹੋ ਜਾਂਦੇ ਹਨ, ਜੀਵ ਪ੍ਰਭੂ ਨਾਲ ਜੁੜ ਜਾਂਦਾ ਹੈ।

ਜੋ ਤੁਮ ਤੋਰੋ ਰਾਮ ਮੈਂ ਨਹਿੰ ਤੋਰੌਂ । ਤੁਮ ਸੋਂ ਤੇਰਿ ਕਵਨ ਸੌ ਜੋਰੌਂ ॥ ਟੇਕ ॥ ਤੀਰਥ
ਬਰਤ ਨ ਕਰੌਂ ਅੰਦੇਸਾ । ਤੁਮੂਰੇ ਚਰਨ ਕਮਲ ਕਾ ਭਰੋਸਾ ॥੧॥ ਜਹੰ ਜਹੰ ਜਾਉ
ਤੁਮਾਰੀ ਪੂਜਾ । ਤੁਮ ਸਾ ਦੇਵ ਅਵਰ ਨਹਿੰ ਦੂਜਾ ॥੨॥ ਮੈਂ ਅਪਣੋ ਮਨ ਹਰਿ ਸੋ
ਜੋਰਿਓ । ਹਰਿ ਸੋ ਜੋਰਿ ਸਬਨ ਸੇ ਤੋਰਿਓ ॥੩॥ ਸਬ ਪਰ ਹਰਿ ਤੁਮਾਰੀ ਆਸਾ । ਮਨ
ਕ੍ਰਮ ਬਚਨ ਕਰੈ ਰਵਿਦਾਸਾ ॥੪॥

(ਅੰਮ੍ਰਿਤਬਾਣੀ ਪੰਨਾ 78)

ਜਗਤਗੁਰੂ ਰਵਿਦਾਸ ਮਹਾਰਾਜ ਜੀ, ਜੀਵਾਂ ਨੂੰ ਆਡੰਬਰਾਂ ਤੋਂ ਮੁਕਤ ਹੋ ਕੇ
ਪ੍ਰਭੂ ਨਾਲ ਸੱਚੀ ਪ੍ਰੀਤ ਕਰਨ ਦਾ ਪਾਵਨ ਉਪਦੇਸ਼ ਦਿੰਦੇ ਹਨ।

ਜੋ ਤੁਮ ਤੋਰੋ ਰਾਮ ਮੈਂ ਨਹਿੰ ਤੋਰੌਂ ।

ਤੁਮ ਸੋਂ ਤੇਰਿ ਕਵਨ ਸੌ ਜੋਰੌਂ ॥ ਟੇਕ ॥

ਹੇ ਪ੍ਰਭੂ ਜੀ ! ਮੇਰੀ ਆਪ ਜੀ ਨਾਲ ਸੱਚੀ ਪ੍ਰੀਤੀ ਹੈ, ਜੇਕਰ ਆਪ ਮੇਰੇ ਨਾਲ
ਪ੍ਰੀਤੀ ਤੋੜੋਗੇ ਵੀ ਪਰ ਮੈਂ ਨਹੀਂ ਤੋੜਾਂਗਾ ਕਿਉਂਕਿ ਆਪ ਜੀ ਨਾਲੋਂ ਪ੍ਰੀਤੀ ਤੋੜ ਕੇ
ਹੋਰ ਕਿਸ ਨਾਲ ਜੋੜਾਂਗਾ?

ਤੀਰਥ ਬਰਤ ਨ ਕਰੌਂ ਅੰਦੇਸਾ ।

ਤੁਮੂਰੇ ਚਰਨ ਕਮਲ ਕਾ ਭਰੋਸਾ ॥੧॥

ਤੀਰਥ 'ਤੇ ਇਸ਼ਨਾਨ ਕਰਨਾ ਅਤੇ ਵਰਤ ਰੱਖਣੇ ਇਹਨਾਂ ਬਾਹਰੀ ਕਰਮਾਂ ਨੂੰ
ਕਰਨ ਦੀ ਮੈਨੂੰ ਕੋਈ ਚਿੰਤਾ ਨਹੀਂ, ਕਿਉਂਕਿ ਮੇਰਾ ਸੱਚਾ ਭਰੋਸਾ ਤਾਂ ਕੇਵਲ ਆਪ
ਜੀ ਦੇ ਚਰਨਾਂ ਕੰਵਲਾਂ ਉੱਪਰ ਹੈ।

ਜਹੰ ਜਹੰ ਜਾਉ ਤੁਮਾਰੀ ਪੂਜਾ ।

ਤੁਮ ਸਾ ਦੇਵ ਅਵਰ ਨਹਿੰ ਦੂਜਾ ॥੨॥

ਪ੍ਰਭੂ ਜੀ ਮੈਂ ਜਿਥੇ ਵੀ ਜਾਂਦਾ ਹਾਂ ਸਿਰਫ ਆਪ ਜੀ ਦੀ ਪੂਜਾ ਕਰਦਾ ਹਾਂ।
ਆਪ ਵਰਗਾ ਮਹਾਨ ਦੇਵ ਕੋਈ ਵੀ ਦੂਜਾ ਨਹੀਂ ਹੈ।

ਮੈਂ ਅਪਣੋ ਮਨ ਹਰਿ ਸੋ ਜੋਰਿਓ ।

ਹਰਿ ਸੋ ਜੋਰਿ ਸਬਨ ਸੇ ਤੋਰਿਓ ॥੩॥

ਹੇ ਪ੍ਰਭੂ ਜੀ ! ਮੈਂ ਆਪਣੇ ਮਨ ਨੂੰ ਆਪ ਜੀ ਨਾਲ ਜੋੜਿਆ ਹੈ ਅਤੇ ਆਪ ਜੀ
ਨਾਲ ਜੋੜ ਕੇ ਹੋਰ ਸਭਨਾਂ ਨਾਲੋਂ ਤੋੜ ਲਿਆ ਹੈ।

ਸਬ ਪਰ ਹਰਿ ਤੁਮਾਰੀ ਆਸਾ ।

ਮਨ ਕ੍ਰਮ ਬਚਨ ਕਰੈ ਰਵਿਦਾਸਾ ॥੪॥

ਗੁਰੂ ਰਵਿਦਾਸ ਜੀ ਬੇਨਤੀ ਕਰਦੇ ਹਨ ਕਿ ਹੇ ਪ੍ਰਭੂ ਜੀ ! ਹਰ ਸਮੇਂ ਮੇਰੇ ਮਨ
ਵਿਚ ਆਪ ਜੀ ਦੇ ਦਰਸ਼ਨ ਦੀ ਇੱਛਾ ਹੈ। ਇਹ ਮੈਂ ਮਨ, ਬਚਨ ਅਤੇ ਕਰਮ ਕਰਕੇ
ਕਹਿੰਦਾ ਹਾਂ।

ਅਥ ਕੈਸੇ ਛੂਟੈ ਨਾਮ ਰਟ ਲਾਗੀ ॥ ਟੇਕ ॥ ਪ੍ਰਭੂ ਜੀ ਤੁਮ ਚੰਦਨ ਹਮ ਪਾਨੀ । ਜਾਕੀ
ਅੰਗ ਅੰਗ ਬਾਸ ਸਮਾਨੀ ॥੧॥ ਪ੍ਰਭੂ ਜੀ ਤੁਮ ਘਨ ਬਨ ਹਮ ਮੌਰਾ । ਜੈਸੇ ਚਿਤਵਤ
ਚੰਦ ਚਕੋਰਾ ॥੨॥ ਪ੍ਰਭੂ ਜੀ ਤੁਮ ਦੀਪਕ ਹਮ ਬਾਤੀ । ਜਾ ਕੀ ਜੋਤਿ ਬਰੈ ਦਿਨ
ਰਾਤੀ ॥੩॥ ਪ੍ਰਭੂ ਜੀ ਤੁਮ ਮੌਤੀ ਹਮ ਧਾਗਾ । ਜੈਸੇ ਸੋਨਹਿੰ ਮਿਲਤ ਸੁਹਾਗਾ ॥੪॥ ਪ੍ਰਭੂ
ਜੀ ਤੁਮ ਸੁਆਮੀ ਹਮ ਦਾਸਾ । ਐਸੀ ਭਰਾਤਿ ਕਰੈ ਰਵਿਦਾਸ ॥੫॥

(ਅੰਮ੍ਰਿਤਬਾਣੀ ਪੰਨਾ 79)

ਇਸ ਪਾਵਨ ਸ਼ਬਦ ਵਿਚ ਜਗਤਗੁਰੂ ਰਵਿਦਾਸ ਜੀ ਮਹਾਰਾਜ ਪ੍ਰਭੂ ਨਾਲ
ਆਪਣੀ ਸੱਚੀ ਪ੍ਰੀਤੀ ਬਿਆਨ ਕਰਦੇ ਹਨ।

ਅਥ ਕੈਸੇ ਛੂਟੈ ਨਾਮ ਰਟ ਲਾਗੀ ॥ ਟੇਕ ॥

ਹੇ ਪ੍ਰਭੂ ਜੀ, ਮੇਰੇ ਹਿਰਦੇ ਵਿਚ ਆਪ ਦੀ ਪ੍ਰੇਮਾ-ਭਰਾਤੀ ਹੈ ਹੁਣ ਆਪ ਹੀ
ਦੱਸੋ ਕਿ ਇਹ ਰਾਮ-ਨਾਮ ਦੀ ਰਟ ਕਿਸ ਤਰ੍ਹਾਂ ਹਟ ਸਕਦੀ ਹੈ? ਭਾਵ ਨਹੀਂ ਹਟ
ਸਕਦੀ।

ਪ੍ਰਭੂ ਜੀ ਤੁਮ ਚੰਦਨ ਹਮ ਪਾਨੀ ।

ਜਾਕੀ ਅੰਗ ਅੰਗ ਬਾਸ ਸਮਾਨੀ ॥੧॥

ਹੇ ਪ੍ਰਭੂ ਜੀ ਆਪ ਚੰਦਨ ਹੋ ਅਤੇ ਮੈਂ ਪਾਣੀ ਵਾਂਗ ਹਾਂ। ਜਿਸ ਤਰ੍ਹਾਂ ਪਾਣੀ ਚੰਦਨ ਨਾਲ ਮਿਲ ਕੇ ਚੰਦਨ ਯੁਕਤ ਹੋ ਜਾਂਦਾ ਹੈ ਠੀਕ ਇਸੇ ਤਰ੍ਹਾਂ ਮੇਰੇ ਅੰਗ-ਅੰਗ ਵਿਚ ਨਾਮ ਦੀ ਸੁਗੰਧੀ ਵਸੀ ਹੈ। ਪ੍ਰਭੂ ਜੀ ਮੈਂ ਵੀ ਆਪ ਨਾਲ ਮਿਲ ਕੇ ਆਪਦਾ ਹੀ ਰੂਪ ਹੋ ਗਿਆ ਹਾਂ।

ਪ੍ਰਭੂ ਜੀ ਤੁਮ ਘਨ ਬਨ ਹਮ ਮੋਰਾ।
ਜੈਸੇ ਚਿਤਵਤ ਚੰਦ ਚਕੋਰਾ ॥੨ ॥

ਪ੍ਰਭੂ ਜੀ ਆਪ ਬੱਦਲਾਂ ਵਾਂਗ ਹੋ ਤੇ ਮੈਂ ਜੰਗਲੀ ਮੌਰ ਵਾਂਗ ਹਾਂ। ਜਿਸ ਤਰ੍ਹਾਂ ਬੱਦਲਾਂ ਨੂੰ ਦੇਖ ਕੇ ਮੌਰ ਆਨੰਦਿਤ ਹੋ ਜਾਂਦਾ ਹੈ ਉਸੇ ਤਰ੍ਹਾਂ ਮੈਂ ਆਪ ਜੀ ਦੇ ਦਰਸ਼ਨ ਕਰਕੇ ਆਨੰਦਿਤ ਹੋ ਜਾਂਦਾ ਹਾਂ। ਜਿਸ ਪ੍ਰਕਾਰ ਚੰਦ ਤੇ ਚਕੋਰ ਦੀ ਪ੍ਰੀਤੀ ਹੈ ਇਸੇ ਤਰ੍ਹਾਂ ਦੀ ਪ੍ਰੀਤੀ ਮੇਰੀ ਆਪ ਜੀ ਨਾਲ ਹੈ। ਜਿਸ ਤਰ੍ਹਾਂ ਚਕੋਰ ਚੰਦਰਮਾ ਵਲ ਨਿਰੰਤਰ ਇਕ ਰਸ ਵੇਖਦਾ ਰਹਿੰਦਾ ਹੈ ਇਸੇ ਪ੍ਰਕਾਰ ਪ੍ਰਭੂ ਜੀ ਮੈਂ ਵੀ ਹਮੇਸ਼ਾ ਆਪ ਦੇ ਦਰਸ਼ਨਾਂ ਦੀ ਤਾਂਘ ਵਿਚ ਰਹਿੰਦਾ ਹਾਂ।

ਪ੍ਰਭੂ ਜੀ ਤੁਮ ਦੀਪਕ ਹਮ ਬਾਤੀ।
ਜਾ ਕੀ ਜੋਤਿ ਬਰੈ ਦਿਨ ਰਾਤੀ ॥੩ ॥

ਪ੍ਰਭੂ ਜੀ ਮੇਰੀ ਆਪ ਨਾਲ ਪ੍ਰੀਤੀ ਦੀਵੇ ਤੇ ਬੱਤੀ ਦੀ ਪ੍ਰੀਤੀ ਤਰ੍ਹਾਂ ਹੈ। ਆਪ ਦੀਵੇ ਵਾਂਗ ਹੋ ਤੇ ਮੈਂ ਦੀਵੇ ਵਿਚ ਜਲਣ ਵਾਲੀ ਬੱਤੀ ਵਾਂਗ ਹਾਂ। ਪਰ ਪ੍ਰਭੂ ਜੀ ਆਪ ਜੀ ਦੇ ਨਾਮ ਦੀ ਜੋਤ ਸੰਸਾਰ ਦੇ ਕੋਨੇ ਕੋਨੇ ਵਿਚ ਦਿਨ ਰਾਤ ਜਗ ਰਹੀ ਹੈ।

ਪ੍ਰਭੂ ਜੀ ਤੁਮ ਮੋਤੀ ਹਮ ਧਾਰਾ।
ਜੈਸੇ ਸੋਨਹਿ ਮਿਲਤ ਸੁਹਾਗਾ ॥੪ ॥

ਹੇ ਪ੍ਰਭੂ ਜੀ ਤੁਸੀਂ ਮੋਤੀ ਹੋ ਮੈਂ ਧਾਰੇ ਵਾਂਗ ਹਾਂ, ਮੇਰੀ ਪ੍ਰੀਤੀ ਆਪ ਨਾਲ ਮੋਤੀ ਤੇ ਧਾਰੇ ਦੀ ਪ੍ਰੀਤੀ ਵਾਂਗ ਹੈ। ਜਿਸ ਤਰ੍ਹਾਂ ਸੋਨੇ ਨਾਲ ਸੁਹਾਗੇ ਦਾ ਮਿਲਾਪ ਹੁੰਦਾ ਹੈ, ਠੀਕ ਉਸੇ ਤਰ੍ਹਾਂ ਮੈਂ ਆਪ ਜੀ ਨਾਲ ਮਿਲਿਆ ਹੋਇਆ ਹਾਂ।

ਪ੍ਰਭੂ ਜੀ ਤੁਮ ਸੁਆਮੀ ਹਮ ਦਾਸਾ।
ਐਸੀ ਭਗਤਿ ਕਰੈ ਰਵਿਦਾਸਾ ॥੫ ॥

ਹੇ ਪ੍ਰਭੂ ਜੀ ਆਪ ਸਾਰੇ ਸੰਸਾਰ ਦੇ ਮਾਲਕ ਹੋ। ਮੈਂ ਆਪ ਦਾ ਦਾਸ ਹਾਂ। ਸਤਿਗੁਰੂ ਰਵਿਦਾਸ ਮਹਾਰਾਜ ਜੀ ਕਥਨ ਕਰਦੇ ਹਨ ਕਿ ਪ੍ਰਭੂ ਜੀ ਮੈਂ ਹਮੇਸ਼ਾ ਹੀ

ਆਪ ਜੀ ਦੀ ਐਸੀ ਸੱਚੀ ਭਗਤੀ ਕਰਦਾ ਹਾਂ।

ਮਾਧੋ ! ਮੋਹਿ ਏਕੁ ਸਹਾਰੋ ਤੇਰਾ ॥ਟੇਕ ॥ ਤੁਮਹਿ ਮਾਤ ਪਿਤਾ ਪ੍ਰਭੂ ਮੇਰੋ, ਹੌ ਮਸਕੀਨ ਅਤਿ ਭੋਰਾ ॥ ਤੁਮ ਜਉ ਤਜੇ ਕਵਨ ਮੋਹਿ ਰਖੇ, ਸਹਿਰੈ ਕੋਨੁ ਨਿਹੋਰਾ ॥੧ ॥ ਬਾਹਾਡੰਬਰ ਹੈ ਕਬਹੁੰ ਨ ਜਾਨਿਓ, ਤੁਮ ਚਰਨਨ ਚਿਤ ਮੋਰਾ ॥ ਅਗੁਨ ਸਗੁਨ ਦੋ ਸਮਕਾਰਿ ਆਨਿਓ, ਚਰੁੰ ਦਿਸ ਦਰਸਨ ਤੇਰਾ ॥੨ ॥ ਪਾਰਸ ਮਨਿ ਮੁਹਿ ਰਤੁ ਨਹਿੰ, ਜਗ ਜੰਜਾਰ ਨ ਥੋਰਾ ॥ ਕਹਿ ਰਵਿਦਾਸ ਤਜਿ ਸਭ ਤ੍ਰਿਸ਼ਨਾ, ਇਕੁ ਰਾਮ ਚਰਨ ਚਿਤ ਮੋਰਾ ॥੩ ॥

(ਅੰਮ੍ਰਿਤਬਾਣੀ ਪੰਨਾ 82)

ਇਸ ਸ਼ਬਦ ਵਿਚ ਜਗਤਗੁਰੂ ਰਵਿਦਾਸ ਮਹਾਰਾਜ ਜੀ ਸਭ ਜੀਵਾਂ ਨੂੰ ਪ੍ਰਭੂ ਦਾ ਸਹਾਰਾ ਪ੍ਰਾਪਤ ਕਰਕੇ ਜੀਵਨ ਸਫਲ ਕਰਨ ਦਾ ਪਾਵਨ ਉਪਦੇਸ਼ ਦਿੰਦੇ ਹਨ।

ਮਾਧੋ ! ਮੋਹਿ ਏਕੁ ਸਹਾਰੋ ਤੇਰਾ ॥ਟੇਕ ॥

ਹੇ ਪ੍ਰਭੂ ਜੀ ਮੈਨੂੰ ਇਕ ਆਪ ਜੀ ਦਾ ਹੀ ਸਹਾਰਾ ਹੈ।

ਤੁਮਹਿ ਮਾਤ ਪਿਤਾ ਪ੍ਰਭੂ ਮੇਰੋ, ਹੌ ਮਸਕੀਨ ਅਤਿ ਭੋਰਾ ॥

ਤੁਮ ਜਉ ਤਜੇ ਕਵਨ ਮੋਹਿ ਰਖੇ, ਸਹਿਰੈ ਕੋਨੁ ਨਿਹੋਰਾ ॥੧ ॥

ਪ੍ਰਭੂ ਜੀ ਆਪ ਮੇਰੇ ਮਾਤਾ ਪਿਤਾ ਹੋ, ਮੈਂ ਗਰੀਬ ਆਪ ਜੀ ਦੇ ਚਰਨ ਕੰਵਲਾਂ ਦਾ ਭੋਰਾ ਹਾਂ। ਜੇਕਰ ਪ੍ਰਭੂ ਜੀ ਆਪ ਜੀ ਨੇ ਮੈਨੂੰ ਤਿਆਗ ਦਿੱਤਾ, ਫਿਰ ਮੈਨੂੰ ਕੌਣ ਰੱਖੇਗਾ? ਆਪ ਤੋਂ ਬਿਨਾਂ ਮੈਂ ਆਪਣਾ ਗਿਲਾ-ਸ਼ਿਕਵਾ ਕਿਸ ਅੱਗੇ ਪ੍ਰਗਟ ਕਰਾਂਗਾ?

ਬਾਹਾਡੰਬਰ ਹੌ ਕਬਹੁੰ ਨ ਜਾਨਿਓ, ਤੁਮ ਚਰਨਨ ਚਿਤ ਮੋਰਾ ॥

ਅਗੁਨ ਸਗੁਨ ਦੋ ਸਮਕਾਰਿ ਆਨਿਓ, ਚਰੁੰ ਦਿਸ ਦਰਸਨ ਤੇਰਾ ॥੨ ॥

ਮੈਂ ਬਾਹਰੀ ਆਡੰਬਰਾਂ ਨੂੰ ਕਰਨਾ ਕਦੀ ਵੀ ਨਹੀਂ ਜਾਣਦਾ, ਮੇਰਾ ਚਿੱਤ ਤਾਂ ਕੇਵਲ ਆਪ ਜੀ ਦੇ ਚਰਨਕੰਵਲਾਂ ਵਿਚ ਰਹਿੰਦਾ ਹੈ। ਆਪ ਮੇਰੇ ਔਗੁਣਾਂ ਤੇ ਗੁਣਾਂ ਨੂੰ ਸਮ ਕਰਕੇ ਦੇਖਿਓ, ਮੈਂ ਚਾਰੇ ਦਿਸ਼ਾਵਾਂ ਵਿਚ ਭਾਵ ਹਰ ਪਾਸੇ ਆਪ ਜੀ ਦੇ ਦਰਸ਼ਨ-ਦੀਦਾਰ ਕਰਦਾ ਹਾਂ।

ਪਾਰਸ ਮਨਿ ਮੁਹਿ ਰਤੁ ਨਹਿੰ, ਜਗ ਜੰਜਾਰ ਨ ਥੋਰਾ ॥

ਕਹਿ ਰਵਿਦਾਸ ਤਜਿ ਸਭ ਤ੍ਰਿਸ਼ਨਾ, ਇਕੁ ਰਾਮ ਚਰਨ ਚਿਤ ਮੋਰਾ ॥੩ ॥

ਪਾਰਸ ਮਨੀ ਦੀ ਮੈਨੂੰ ਰਤਾ ਭਰ ਵੀ ਜ਼ਰੂਰਤ ਨਹੀਂ ਹੈ। ਸੰਸਾਰ ਦੇ ਸਾਰੇ ਜੰਜਾਲ ਪ੍ਰਭੂ ਦੇ ਨਾਮ ਅੱਗੇ ਝੂਠੇ ਹਨ। ਗੁਰੂ ਰਵਿਦਾਸ ਮਹਾਰਾਜ ਜੀ ਉਚਾਰਣ ਕਰਦੇ ਹਨ ਕਿ ਜੀਵ ਨੂੰ ਸਾਰੀਆਂ ਤ੍ਰਿਸ਼ਨਾਵਾਂ ਨੂੰ ਤਿਆਗ ਕੇ ਇਕ ਪ੍ਰਭੂ ਦੇ ਚਰਨ ਕੰਵਲਾਂ ਨਾਲ ਚਿੱਤ ਲਾਉਣਾ ਚਾਹੀਦਾ ਹੈ।

ਰਾਗ ਟੋਡੀ

ਪਾਵਨ ਜਸ ਮਾਧੋ ਤੋਰਾ ਤੁਮ ਦਾਰੁਨ ਅਘਮੋਚਨ ਮੋਰਾ ॥ ਟੇਕ ॥ ਕੀਰਤਿ ਤੇਰੀ ਪਾਪ ਬਿਨਾਸੇ ਲੋਕ ਬੇਦ ਯੋਂ ਗਾਵੈ। ਜੋ ਹਮ ਪਾਪ ਕਰਤ ਨਹਿੰ ਭੂਧਰ ਤੋਂ ਤੂੰ ਕਹਾ ਨਸਾਵੈ ॥੧ ॥ ਜਬ ਲਗ ਅੰਗ ਪੰਕ ਨਹਿੰ ਪਰਸੈ ਤੋਂ ਜਲ ਕਹਾ ਪਖਾਲੈ। ਮਨ ਮਲੀਨ ਵਿਸ਼ਿਆ ਰਸ ਲੰਪਟ ਤੋਂ ਹਰਿ ਨਾਮ ਸੰਭਾਲੈ ॥੨ ॥ ਜੋ ਹਮ ਬਿਮਲ ਹਿਰਦੈ ਚਿਤ ਅੰਤਰਿ ਦੋਸ ਕੌਨ ਪਰ ਧਰਿਹੋ। ਕਹਿ ਰਵਿਦਾਸ ਪ੍ਰਭੂ ਤੁਮ ਦਯਾਲ ਹੋ ਅਬੰਧ ਮੁਕਤਿ ਕਾ ਕਰਿਹੋ ॥੩ ॥

(ਅੰਮ੍ਰਿਤਬਾਣੀ ਪੰਨਾ 82)

ਜਗਤ ਗੁਰੂ ਰਵਿਦਾਸ ਮਹਾਰਾਜ ਜੀ ਜੀਵਾਂ ਨੂੰ ਪਵਿੱਤਰ ਕਰਨ ਵਾਲੇ ਪ੍ਰਭੂ ਦੇ ਨਾਮ ਜਪਣ ਦਾ ਪਾਵਨ ਉਪਦੇਸ਼ ਦਿੰਦੇ ਹਨ। ਜਿਸ ਪ੍ਰਭੂ ਦਾ ਹਿਰਦੇ ਵਿਚ ਸਿਮਰਨ ਕਰਨ ਨਾਲ ਜੀਵ ਉਸ ਵਿਚ ਅਭੇਦ ਹੋ ਜਾਂਦਾ ਹੈ।

ਪਾਵਨ ਜਸ ਮਾਧੋ ਤੋਰਾ ਤੁਮ ਦਾਰੁਨ ਅਘਮੋਚਨ ਮੋਰਾ ॥ ਟੇਕ ॥

ਹੋ ਪ੍ਰਭੂ ਜੀ! ਆਪ ਦੀ ਮਹਿਮਾ ਪਵਿੱਤਰ ਹੈ। ਤੁਸੀਂ ਮੇਰੇ ਕਠਿਨ ਪਾਪ ਕੱਟਣ ਵਾਲੇ ਹੋ।

ਕੀਰਤਿ ਤੇਰੀ ਪਾਪ ਬਿਨਾਸੇ ਲੋਕ ਬੇਦ ਯੋਂ ਗਾਵੈ।

ਜੋ ਹਮ ਪਾਪ ਕਰਤ ਨਹਿੰ ਭੂਧਰ ਤੋਂ ਤੂੰ ਕਹਾ ਨਸਾਵੈ ॥੧ ॥

ਪ੍ਰਭੂ ਜੀ, ਆਪ ਦਾ ਜਸ ਪਾਪਾਂ ਦਾ ਨਾਸ਼ ਕਰਨ ਵਾਲਾ ਹੈ, ਪਰ ਲੋਕ ਕੇਵਲ ਵੇਦਾਂ ਨੂੰ ਗਾਉਣਾ ਹੀ ਉੱਤਮ ਮੰਨਦੇ ਹਨ। ਹੋ ਪ੍ਰਭੂ ਜੀ, ਜੇਕਰ ਅਸੀਂ ਸੰਸਾਰੀ ਲੋਕ ਵੱਡੇ ਪਾਪ ਨਾ ਕਰਦੇ ਤਾਂ ਆਪ ਕਿਸ ਦੇ ਪਾਪਾਂ ਨੂੰ ਦੂਰ ਕਰਦੇ?

ਜਬ ਲਗ ਅੰਗ ਪੰਕ ਨਹਿੰ ਪਰਸੈ ਤੋਂ ਜਲ ਕਹਾ ਪਖਾਲੈ।

ਮਨ ਮਲੀਨ ਵਿਸ਼ਿਆ ਰਸ ਲੰਪਟ ਤੋਂ ਹਰਿ ਨਾਮ ਸੰਭਾਲੈ ॥੨ ॥

ਜਦੋਂ ਤੱਕ ਅੰਗਾਂ ਨੂੰ ਪਾਪ ਰੂਪੀ ਚਿੱਕੜ ਨਹੀਂ ਛੂੰਹਦਾ ਤਦ ਤੱਕ ਪ੍ਰਭੂ ਦੇ ਨਾਮ ਰੂਪੀ ਜਲ ਵਿਚ ਉਨ੍ਹਾਂ ਨੂੰ ਧੋਣ ਦੀ ਕੀ ਲੋੜ ਹੈ? ਇਸ ਤਰ੍ਹਾਂ ਜਦ ਤੱਕ ਜੀਵ ਦਾ ਮਨ (ਵਿਖਿਆ) ਵਿਸ਼ੇ ਵਿਕਾਰਾਂ ਵਿਚ ਲੁਭਾਏਮਾਨ ਹੋਣ ਕਰਕੇ ਮੈਲਾ ਹੁੰਦਾ ਹੈ, ਤਦ ਤੱਕ ਹੀ ਮਨ ਨੂੰ ਪ੍ਰਭੂ ਦਾ ਨਾਮ ਸਿਮਰਨ ਕਰਕੇ ਸ਼ੁੱਧ ਕੀਤਾ ਜਾਂਦਾ ਹੈ।

ਜੋ ਹਮ ਬਿਮਲ ਹਿਰਦੈ ਚਿਤ ਅੰਤਰਿ ਦੋਸ ਕੌਨ ਪਰ ਧਰਿਹੋ।

ਕਹਿ ਰਵਿਦਾਸ ਪ੍ਰਭੂ ਤੁਮ ਦਯਾਲ ਹੋ ਅਬੰਧ ਮੁਕਤਿ ਕਾ ਕਰਿਹੋ ॥੩ ॥

ਹੋ ਪ੍ਰਭੂ! ਜੇਕਰ ਸਾਡਾ ਹਿਰਦਾ ਪਵਿੱਤਰ ਹੁੰਦਾ ਤਾਂ ਤੁਸੀਂ ਕਿਸ ਦੇ ਦੋਸ ਦੂਰ ਕਰਦੇ। ਗੁਰੂ ਰਵਿਦਾਸ ਮਹਾਰਾਜ ਕਹਿੰਦੇ ਹਨ, ਹੋ ਪ੍ਰਭੂ ਜੀ! ਆਪ ਦਿਆਲੂ ਹੋ। ਮੈਨੂੰ ਆਪ ਦੀ ਪ੍ਰਾਪਤੀ ਹੋ ਗਈ ਹੈ ਇਸ ਲਈ ਮੈਨੂੰ ਹੋਰ ਕਿਸੇ ਮੁਕਤੀ ਦੀ ਲੋੜ ਨਹੀਂ ਹੈ।

ਸਤਿਨਾਮ ਸਤਿਨਾਮ ਸਤਿਨਾਮ